

## ਹੁਕਮੁ ਪਛਾਨੈ ਸੁ ਏਕੇ ਜਾਨੈ ਬੰਦਾ ਕਹੀਐ ਸੋਈ (ਹੁਕਮੁ, ਭੈ, ਡਰ, ਭਉ)

### Understanding the Hukam of Akal Purkh to be a Gurmukh

ਆਮ ਤੌਰ ਤੇ ਅਸੀਂ ਹੁਕਮੁ ਬਾਰੇ ਇਹ ਹੀ ਸਮਝਦੇ ਹਾਂ ਕਿ ਕਿਸੇ ਬਜ਼ੁਰਗ, ਵੱਡੇ, ਮਾਲਕ, ਅਫਸਰ ਜਾਂ ਅਧਿਆਪਕ ਨੇ ਜਿਹੜਾ ਵੀ ਕੰਮ ਕਿਹਾ ਹੈ, ਉਸ ਦਾ ਕਿਹਾ ਹੀ ਹੁਕਮੁ ਹੈ। ਪਰੰਤੂ ਗੁਰਬਾਣੀ ਵਿੱਚ ਹੁਕਮੁ ਦਾ ਸਬੰਧ ਅਕਾਲ ਪੁਰਖੁ ਦੇ ਨਿਯਮ, ਧਰਮ, ਅਸੂਲ ਜਾਂ ਸਿਸਟਮ ਨਾਲ ਹੈ। ਇਹ ਸੀਮਿਤ ਨਹੀਂ ਹੈ ਕਿਉਂਕਿ ਅਕਾਲ ਪੁਰਖੁ ਦਾ ਅਸੂਲ ਕੁਦਰਤ ਅਤੇ ਜੀਵਨ ਦੇ ਹਰ ਪਹਿਲੂ ਨਾਲ ਸਬੰਧਤ ਹੈ, ਇਸ ਵਿੱਚ ਅਨੇਕਤਾ ਹੈ। ਗੁਰਬਾਣੀ ਵਿੱਚ **ਹੁਕਮੁ, ਭੈ, ਡਰ, ਭਉ**, ਆਦਿ ਨਾਵਾਂ ਨਾਲ ਵੀ ਵਰਤਿਆ ਗਿਆ ਹੈ।

ਗੁਰੂ ਨਾਨਕ ਸਾਹਿਬ ਨੇ ਤਾਂ ਜਪੁਜੀ ਸਾਹਿਬ ਦੀ ਪਹਿਲੀ ਪੌੜੀ ਵਿੱਚ ਹੀ ਸਮਝਾ ਦਿੱਤਾ ਹੈ ਕਿ ਜੇ ਕਰ ਅਕਾਲ ਪੁਰਖੁ ਨੂੰ ਪਾਉਣਾ ਹੈ ਤਾਂ ਅਕਾਲ ਪੁਰਖੁ ਦੇ ਹੁਕਮੁ ਤੇ ਉਸ ਦੀ ਰਜਾ ਅਨੁਸਾਰ ਚਲਣਾ ਪਵੇਗਾ, ਜੇ ਕਿ ਧੂਰ ਤੋਂ ਹੀ ਜੀਵ ਦੇ ਨਾਲ ਲਿਖਿਆ ਹੋਇਆ ਹੈ।

**ਕਿਵੇਂ ਸਚਿਆਰਾ ਹੋਈਐ ਕਿਵੇਂ ਕੁੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥** (੧)

ਹੁਕਮੁ ਕੀ ਹੈ ਇਸ ਦਾ ਵਿਸਥਾਰ ਜਪੁਜੀ ਸਾਹਿਬ ਦੀ ਦੂਸਰੀ ਪੌੜੀ ਵਿੱਚ ਮਿਲ ਜਾਂਦਾ ਹੈ। ਅਕਾਲ ਪੁਰਖੁ ਦੇ ਹੁਕਮੁ ਅਨੁਸਾਰ ਸਾਰੇ ਆਕਾਰ ਭਾਵ ਸਾਰੇ ਖੰਡ, ਬ੍ਰਹਮੰਡ, ਮਿੱਟੀ, ਪਾਣੀ, ਹਵਾ, ਖਣਿਜ, ਪਦਾਰਥ, ਆਦਿ ਸਭ ਕੁਝ ਬਣਦੇ ਹਨ, ਪਰ ਇਹ ਹੁਕਮੁ ਦੱਸਿਆ ਨਹੀਂ ਜਾਂ ਸਕਦਾ ਕਿ ਕਿਹੋ ਜਿਹਾ ਹੈ ਜਿਸ ਨਾਲ ਸਭ ਕੁਝ ਬਣਦੇ ਹਨ। “**ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥**” (੧) ਗੁਰੂ ਸਾਹਿਬ ਨੇ ਕਈ ਸਾਲ ਪਹਿਲਾਂ ਹੀ ਬਹੁਤ ਕੁਝ ਸਾਫ਼ੋਟ ਕਰ ਦਿੱਤਾ ਜੋ ਕਿ ਸਾਇੰਸ ਨਾਲ ਕੁਝ ਹੱਦ ਤੱਕ, ਹੁਣ ਸਮਝ ਆਉਣਾ ਆਰੰਭ ਹੋਇਆ ਹੈ। ਸਾਇੰਸ ਅਨੁਸਾਰ ਅਸੀਂ ਕਹਿ ਸਕਦੇ ਹਾਂ ਕਿ ਹਰੇਕ ਚੀਜ਼ ਕੁਝ ਤੱਤਾਂ ਦੇ ਜੋੜ ਨਾਲ ਬਣੀ ਹੈ। ਇਹ ਤੱਤ ਇਲੈਕਟਰਾਨ, ਪਰੋਟਾਨ ਜਾਂ ਨਿਊਟਰਾਨ ਦੇ ਬਣੇ ਹਨ ਜਾਂ ਇਹ ਅੱਗੋਂ ਕੁਝ ਹੋਰ ਮੁੱਢਲੇ ਪਾਰਟੀਕਲਜ਼ ਦੇ ਬਣੇ ਹਨ। ਪਰ ਇਹ ਮੁੱਢਲੇ ਪਾਰਟੀਕਲਜ਼ ਅੱਗੇ ਕਿਸ ਦੇ ਬਣੇ ਹਨ ਅਤੇ ਕਿਸ ਤਰ੍ਹਾਂ ਬਣੇ ਹਨ, ਉਹ ਸਾਇੰਸ ਵੀ ਨਹੀਂ ਦੱਸ ਸਕਦੀ ਹੈ। ਸਾਇੰਸ ਦੀ ਹਰੇਕ ਥਿਊਰੀ ਸਾਡੀਆਂ ਗਿਆਨ ਇੰਦਰੀਆਂ ਤੇ ਉਨ੍ਹਾਂ ਦੀ ਸਹਾਇਤਾ ਨਾਲ ਬਣਾਏ ਗਏ ਯੰਤਰਾਂ ਤੇ ਨਿਰਭਰ ਕਰਦੀ ਹੈ, ਪਰ ਇਨ੍ਹਾਂ ਦੀ ਪਹੁੰਚ ਬਹੁਤ ਸੀਮਿਤ ਹੈ। ਗੁਰੂ ਸਾਹਿਬ ਸਾਇੰਸ ਤੋਂ ਵੀ ਅੱਗੇ ਦੀ ਗੱਲ ਕਰ ਰਹੇ ਹਨ, ਕਿ ਇਸ ਬਣਤਰ ਦਾ ਕਾਰਨ ਅਕਾਲ ਪੁਰਖੁ ਦਾ ਹੁਕਮੁ ਭਾਵ ਨਿਯਮ ਜਾਂ ਅਸੂਲ ਹੈ, ਜਿਸ ਵਿੱਚ ਬਹੁਤ ਢੁੰਘਿਆਈ ਛਿਪੀ ਹੋਈ ਹੈ।

ਰੱਬ ਦੇ ਹੁਕਮੁ ਅਨੁਸਾਰ ਹੀ ਸਾਰੇ ਜੀਵ ਜੰਤੂ, ਪੇੜ ਪੌਂਦੇ ਪੈਦਾ ਹੁੰਦੇ ਹਨ। “**ਹੁਕਮੀ ਹੋਵਨਿ ਜੀਆ ਹੁਕਮਿ ਮਿਲੈ ਵੱਡਿਆਈ ॥**” (੧) ਸਾਇੰਸ ਕਹਿ ਸਕਦੀ ਹੈ ਕਿ ਜੀਵ ਨਰ ਅਤੇ ਮਾਦਾ ਦੇ ਮੇਲ ਤੋਂ ਪੈਦਾ ਹੁੰਦੇ ਹਨ। ਕੁਝ ਸੈਲਾਂ ਦੇ ਮੇਲ ਤੋਂ ਬਣਦੇ ਹਨ, ਜੋ ਕਿ ਹੌਲੀ ਹੌਲੀ ਗਿਣਤੀ ਵਿੱਚ ਵਧਦੇ ਹਨ ਤੇ ਜੀਵ ਦਾ ਰੂਪ ਅਖਤਿਆਰ ਕਰਦੇ ਹਨ। ਪਰ ਇਨ੍ਹਾਂ ਸੈਲਾਂ ਦੇ ਅੰਦਰ ਕੀ ਹੈ, ਉਹ ਇਸ ਤਰ੍ਹਾਂ ਕਿਉਂ ਹਨ ਤੇ ਕਿਉਂ ਵਧਦੇ ਹਨ, ਉਸ ਦੇ ਪਿਛੇ ਕੀ ਭੇਦ ਹੈ, ਉਹ ਕੋਈ ਡਾਕਟਰ ਨਹੀਂ ਦੱਸ ਸਕਦਾ ਹੈ। ਚਾਰੇ ਖਾਣੀਆਂ ਭਾਵ ਅੰਡਜ (ਅੰਡੇ ਵਿਚੋਂ), ਜੇਰਜ (ਝਿਲੀ, ਆਉਲੀ ਵਿਚੋਂ), ਸੇਤਜ (ਪਸੀਨਾ), ਉਤਭੁਜ (ਵਨਸਪਤੀ, ਜਮੀਨ ਨੂੰ ਪਾੜ ਕੇ ਜਿਸ ਦਾ ਅੰਕੂਰ ਨਿਕਲੇ) ਵੱਖ ਵੱਖ ਤਰ੍ਹਾਂ ਪੈਦਾ ਹੁੰਦੀਆਂ ਹਨ। ਗੁਰੂ ਸਾਹਿਬ ਤਾਂ ਗੁਰਬਾਣੀ ਵਿੱਚ ਅਨੇਕਾ ਖਾਣੀਆਂ ਦੀ ਗੱਲ ਕਰਦੇ ਹਨ। “**ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਤ ਨਹਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥**” (੨) ਜੀਵ ਹੁਕਮੁ ਅਨੁਸਾਰ ਕਿਸ ਤਰ੍ਹਾਂ ਪੈਦਾ ਹੁੰਦੇ ਹਨ, ਇਸ ਭੇਦ ਨੂੰ ਕੋਈ ਸਮਝ ਨਹੀਂ ਸਕਦਾ ਹੈ।

ਅਕਾਲ ਪੁਰਖੁ ਦੇ ਹੁਕਮੁ ਅਨੁਸਾਰ ਹੀ ਉਸ ਦੇ ਦਰ ਤੇ ਸ਼ੋਭਾ, ਮਾਣ ਜਾਂ ਸਤਿਕਾਰ ਮਿਲਦਾ ਹੈ। ਇਸ ਪਿਛੇ ਸਾਡੇ ਸਾਰੇ ਸਮਾਜਕ, ਪਰਿਵਾਰਿਕ, ਰਾਜਨੀਤਕ, ਆਰਥਕ, ਕਾਰਣ ਆ ਜਾਂਦੇ ਹਨ, ਜਿਨ੍ਹਾਂ ਕਰਕੇ ਸਾਨੂੰ ਸਮਾਜ ਵਿੱਚ ਸਤਿਕਾਰ ਮਿਲਦਾ ਹੈ। ਇਹ ਵੀ ਜਰੂਰੀ ਨਹੀਂ ਕਿ ਜੇਕਰ ਸਮਾਜ ਵਿੱਚ ਸਤਿਕਾਰ ਮਿਲ ਗਿਆ ਤਾਂ ਰੱਬ ਦੇ ਦਰ ਵੀ ਸ਼ੋਭਾ ਮਿਲੇਗੀ। “**ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥**” (੧) ਜੇ ਕਰ ਉਸ ਦੀ ਕਿਰਪਾ ਦਿੱਸ਼ਟੀ ਨ ਹੋਵੇ ਤਾਂ ਕੋਈ ਸਾਡੀ ਹੋਂਦ ਨੂੰ ਵੀ ਨਾ ਸਵੀਕਾਰ ਕਰੇ। ਕਈਆਂ ਨੂੰ ਸਮਾਜ ਵਿੱਚ ਤਾਂ ਬਹੁਤ ਮਾਣ ਸਤਿਕਾਰ ਮਿਲਦਾ ਹੈ, ਉੱਚੀ ਪਦਵੀ ਵੀ ਮਿਲ ਜਾਂਦੀ ਹੈ, ਪਰ ਅੰਦਰੂਨੀ ਸੁਖ ਪ੍ਰਾਪਤ ਨਹੀਂ ਹੁੰਦਾ ਹੈ। ਅੰਦਰੂਨੀ ਸੁਖ ਤਾਂ ਹੀ ਪ੍ਰਾਪਤ ਹੁੰਦਾ ਹੈ ਜੇ ਕਰ ਅਕਾਲ ਪੁਰਖੁ ਦੀ ਮਿਹਰ ਦੀ ਨਜ਼ਰ ਹੋਵੇ, ਭਾਵ ਉਸ ਦੀ ਕਿਰਪਾ ਦਿੱਸ਼ਟੀ ਹੋਵੇ। ਸਿਰਫ਼ ਗੁਰਬਾਣੀ ਹੀ ਸਮਝਾ ਸਕਦੀ ਹੈ ਕਿ ਆਤਮਿਕ ਸੁਖ ਕਿਸ ਤਰ੍ਹਾਂ ਪ੍ਰਾਪਤ ਕਰਨਾ ਹੈ ਜਾਂ ਅਕਾਲ ਪੁਰਖੁ ਦੇ ਦਰ ਤੇ ਸ਼ੋਭਾ ਕਿਸ ਤਰ੍ਹਾਂ ਮਿਲਣੀ ਹੈ।

ਰੱਬ ਦੇ ਹੁਕਮੁ ਦੀ ਕਸਵਟੀ ਵਿੱਚ ਕੋਈ ਮਨੁੱਖ ਆਪਣੇ ਕਰਮਾ ਸਦਕਾ ਚੰਗਾ ਬਣ ਜਾਂਦਾ ਹੈ ਤੇ ਕੋਈ ਭੈੜਾ। “**ਹੁਕਮੀ ਉਤਮੁ ਨੀਤੁ  
ਹੁਕਮਿ ਲਿਖੁ ਦੁਖ ਸੁਖ ਪਾਈਅਹਿ ॥**” (੧) ਉਸ ਦੇ ਹੁਕਮ ਵਿੱਚ ਹੀ ਆਪਣੇ ਕੀਤੇ ਹੋਏ ਕਰਮਾਂ ਦੇ ਅਨੁਸਾਰ ਦੁਖ ਤੇ ਸੁਖ ਭੋਗਦੇ ਹਨ। ਇਹ ਦੁਖ ਤੇ ਸੁਖ ਵੀ ਉਸ ਅਕਾਲ ਪੁਰਖੁ ਦੇ ਬਣਾਏ ਗਏ ਨਿਯਮਾਂ ਅਨੁਸਾਰ ਹੀ ਹੋ ਰਹੇ ਹਨ। ਹਰੇਕ ਆਪਣੀ ਮੱਤ ਅਨੁਸਾਰ ਇਹੀ ਸਮਝਦਾ ਹੈ ਕਿ ਉਹ ਠੀਕ ਕਰ ਰਿਹਾ ਹੈ। ਪਰ ਜਰੂਰੀ ਨਹੀਂ ਕਿ ਉਹ ਠੀਕ ਹੋਵੇ। ਕੀ ਠੀਕ ਤੇ ਕੀ ਗਲਤ ਹੈ ਉਸ ਲਈ ਅਕਾਲ ਪੁਰਖੁ ਦੇ ਦਰ ਤੇ ਪਰਵਾਨ ਹੋਣ ਵਾਲੀ ਪਰਖ ਕਰਨੀ ਪਵੇਗੀ।

**ਸਭ ਕੋ ਪੁਰਾ ਆਪੇ ਹੋਵੈ ਘਟਿ ਨ ਕੋਈ ਆਮੈ ॥ ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥**” (੪੬੯)

ਅਸੀਂ ਸਰੀਰਕ ਤਲ ਤੇ ਹੋ ਰਹੇ ਨਿਯਮ ਤਾਂ ਵੇਖ ਸਕਦੇ ਹਾਂ, ਜਾਂ ਉਸ ਦਾ ਕੁਝ ਹੱਦ ਤਕ ਅੰਦਾਜ਼ਾ ਲਗਾ ਸਕਦੇ ਹਾਂ। ਪਰੰਤੂ ਆਤਮਿਕ ਤਲ ਤੇ ਹੋ ਰਹੇ ਨਿਯਮ ਕੋਈ ਨਹੀਂ ਵੇਖ ਸਕਦਾ। ਅਸੀਂ ਆਤਮਿਕ ਤਲ ਤੇ ਸਰੀਰਕ ਤਲ ਤੇ ਜੋ ਵੀ ਕਰਮ ਕਰਦੇ ਹਾਂ, ਉਸ ਅਨੁਸਾਰ ਹੀ ਨਿਬੇੜਾ ਹੁੰਦਾ ਹੈ।

### ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ (੮) ॥

ਹੁਕਮੁ ਵਿਚ ਹੀ ਕਿਸੇ ਮਨੁੱਖ ਉੱਤੇ ਅਕਾਲ ਪੁਰਖੁ ਦੇ ਦਰ ਤੋਂ ਬਖਸ਼ਸ਼ ਪ੍ਰਾਪਤ ਹੁੰਦੀ ਹੈ, ਭਾਵ ਕੀਤੇ ਹੋਏ ਕਰਮਾ ਅਨੁਸਾਰ ਆਨੰਦਮਈ ਜੀਵਨ ਤੇ ਮਾਣ ਸਤਿਕਾਰ ਮਿਲਦਾ ਹੈ। ਉਸ ਦੇ ਹੁਕਮੁ ਵਿਚ ਹੀ ਕਈਆਂ ਨੂੰ ਦੁਖਾਂ ਤੇ ਕਸ਼ਟਾਂ ਭਰਿਆ ਜੀਵਨ ਬਤੀਤ ਕਰਨਾ ਪੈਂਦਾ ਹੈ। ਕਈ ਜੀਵ ਜੰਤੂ ਜਨਮ ਮਰਨ ਦੇ ਗੇੜ ਵਿਚ ਭਵਾਏ ਜਾਂਦੇ ਹਨ। “**ਇਕਨਾ ਹੁਕਮੀ ਬਖਸ਼ੀਸ਼ ਇਕਿ ਹੁਕਮੀ ਸਦਾ ਭਵਾਈਅਹਿ ॥**” (੧) ਜਨਮ ਮਰਨ ਦੇ ਗੇੜ ਸਬੰਧੀ ਕਿਹੜੇ ਨਿਯਮ ਜਾਂ ਅਸੂਲ ਲਾਗੂ ਹੁੰਦੇ ਹਨ ਇਸ ਦਾ ਭੇਦ ਆਮ ਮਨੁੱਖ ਦੀ ਸਮਝ ਤੋਂ ਬਾਹਰ ਹੈ। ਮਾਤਾ ਪਿਤਾ, ਦਾਦਾ ਦਾਦੀ ਦੀ ਜਾਇਦਾਦ ਦਾ ਹੱਕ ਤਾਂ ਅਸੀਂ ਸਮਝਦੇ ਹਾਂ, ਕਿ ਇਹ ਸਾਡਾ ਹੈ, ਪਰ ਭੁੱਲ ਜਾਂਦੇ ਹਾਂ, ਕਿ ਉਨ੍ਹਾਂ ਦੇ ਪੂਰਬਲੇ ਕਰਮਾ ਦਾ ਹਿਸਾ ਵੀ ਸਾਨੂੰ ਮਿਲ ਜਾਣਾ ਹੈ। ਭੂਤਕਾਲ ਵਿੱਚ ਕੀਤੀਆਂ ਗਲਤੀਆਂ ਨਾ ਸਮਝਣ ਤੇ ਵਿਚਾਰਨ ਕਰਕੇ ਇਤਿਹਾਸ ਕਈ ਵਾਰੀ ਦੁਹਰਾਉਂਦਾ ਹੈ। ਇਹੀ ਕਾਰਨ ਹੈ ਕਿ ਸੱਚ ਸਮਝਣ ਲਈ ਗੁਰੂ ਦੀ ਮੱਤ ਬਹੁਤ ਜ਼ਰੂਰੀ ਹੋ ਜਾਂਦੀ ਹੈ, ਤਾਂ ਜੋ ਉਹ ਗਲਤੀ ਦੁਬਾਰਾ ਨਾ ਹੋਵੇ, ਬਲਕਿ ਉਸ ਵਿੱਚ ਸੁਧਾਰ ਹੋਵੇ।

ਸਾਰੀ ਸ੍ਰਿਸ਼ਟੀ ਰੱਬ ਦੇ ਹੁਕਮੁ ਵਿਚ ਹੀ ਹੈ। “**ਹੁਕਮੈ ਅੰਦਰਿ ਸਭ ਕੇ ਬਾਹਰਿ ਹੁਕਮ ਨ ਕੋਇ ॥**” (੧) ਕੋਈ ਜੀਵ ਹੁਕਮ ਤੋਂ ਬਾਹਰ, ਭਾਵ ਹੁਕਮੁ ਤੋਂ ਆਕੀ ਨਹੀਂ ਹੋ ਸਕਦਾ। ਭਾਵੇਂ ਕੋਈ ਰੱਬ ਨੂੰ ਮੰਨੇ ਜਾਂ ਨਾ ਮੰਨੇ। ਇਸ ਲਈ ਭਾਵੇਂ ਕੋਈ ਆਸਤਿਕ ਹੈ ਜਾਂ ਨਾਸਤਿਕ ਹੈ, ਉਹ ਹੈ ਹੁਕਮੁ ਦੇ ਅਧੀਨ ਹੀ। ਹੁਕਮੁ ਕੋਈ ਰਵਾਇਤੀ ਗੱਲ ਨਹੀਂ, ਜੋ ਅਸੀਂ ਅਕਸਰ ਆਮ ਵਰਤ ਲੈਂਦੇ ਹਾਂ। ਇਸ ਵਿੱਚ ਬਹੁਤ ਡੂੰਘਾਈ ਛਿਪੀ ਹੋਈ ਹੈ।

ਇਸ ਪੌੜੀ ਦੇ ਅੰਤ ਵਿੱਚ ਗੁਰੂ ਸਾਹਿਬ ਨੇ ਤਰੀਕਾ ਵੀ ਸਮਝਾ ਦਿਤਾ, ਕਿ ਜੀਵਨ ਵਿੱਚ ਸੁਧਾਰ ਕਿਸ ਤਰ੍ਹਾਂ ਲਿਆਉਣਾਂ ਹੈ। ਜੇ ਕੋਈ ਮਨੁੱਖ ਅਕਾਲ ਪੁਰਖੁ ਦੇ ਹੁਕਮੁ ਨੂੰ ਸਮਝ ਲਏ, ਤਾਂ ਫਿਰ ਉਹ ਹਉਮੈ ਦੀਆਂ ਗੱਲਾਂ ਨਹੀਂ ਕਰਦਾ, ਭਾਵ ਉਹ ਹਉਮੈ ਵਾਲਾ ਜੀਵਨ ਛੱਡ ਦੇਂਦਾ ਹੈ। “**ਨਨਕ ਹੁਕਮੈ ਜੇ ਬੁੜੈ ਤ ਹਉਮੈ ਕਰੈ ਨ ਕੋਇ ॥੨॥**” (੧) ਸਾਡੇ ਦੁਖਾਂ ਦਾ ਕਾਰਣ ਸਾਡੀ ਹਉਮੈ ਹੈ। ਇਹ ਹਉਮੈ ਹੀ ਹੈ, ਜਿਸ ਕਰਕੇ ਮਨੁੱਖ ਵਿਕਾਰੀ ਬਣ ਜਾਂਦਾ ਹੈ। ਦੂਸਰਿਆਂ ਤੇ ਜੁਲਮ ਕਰਦਾ ਹੈ। ਹਾਕਮ, ਨੇਤਾ ਜਾਂ ਅਫਸਰ, ਹਉਮੈ ਕਰਕੇ ਅਕਸਰ ਆਪਣਾ ਵਿਚਾਰ ਭਾਵੇਂ ਠੀਕ ਹੈ ਜਾਂ ਗਲਤ ਹੋਠਲਿਆਂ ਉੱਪਰ ਲਾਗੂ ਕਰਨ ਦੀ ਕੋਸ਼ਿਸ਼ ਕਰਦਾ ਹੈ। ਜੇ ਕਰ ਵਿਚਾਰ ਠੀਕ ਹੈ ਤਾਂ ਉਹ ਇਲਾਕਾ ਤਰੱਕੀ ਵਲ ਜਾਂਦਾ ਹੈ, ਨਹੀਂ ਤਾਂ ਬਰਬਾਦੀ ਵਲ ਜਾ ਸਕਦਾ ਹੈ। ਅਗਰ ਹਾਕਮ ਆਪਣੇ ਵਿਚਾਰ ਨੂੰ ਤਿਆਗ ਕੇ ਅਕਾਲ ਪੁਰਖੁ ਦੇ ਹੁਕਮੁ ਅਨੁਸਾਰ ਪ੍ਰਬੰਧ ਚਲਾਏਗਾ, ਤਾਂ ਉਹ ਇਲਾਕਾ ਹਮੇਸ਼ਾਂ ਤਰੱਕੀ ਵਲ ਜਾਵੇਗਾ। ਹਉਮੈ ਵਾਲੇ ਇਨਸਾਨਾਂ ਵਿੱਚ ਕ੍ਰੋਧ, ਬਲੱਡ ਪਰੈਸ਼ਰ ਤੇ ਦਿੱਲ ਦੀਆਂ ਬੀਮਾਰੀਆਂ ਅਕਸਰ ਵੇਖੀਆਂ ਜਾਂਦੀਆਂ ਹਨ।

**ਹਉਮੈ ਦੀਰਘ ਰੋਗ ਹੈ ਦਾਰੂ ਭੀ ਇਸੁ ਮਾਰਿ ॥ ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਰਿ ॥ ਨਨਕ ਕਰੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਰਿ ॥੨॥ (੪੯੯)**

ਜਦੋਂ ਜਦੋਂ ਜੀਵ ਨੂੰ ਸਮਝ ਆਉਂਦੀ ਹੈ, ਕਿ ਸਭ ਕੁਝ ਉਸ ਦੇ ਹੁਕਮੁ ਵਿੱਚ ਹੋ ਰਿਹਾ ਹੈ। ਜੀਵ ਆਪ ਕੁਝ ਵੀ ਨਹੀਂ ਕਰ ਸਕਦਾ ਹੈ, ਤਾਂ ਜੀਵ ਮੇਰਾ ਮੇਰਾ ਕਰਨ ਦੀ ਬਜਾਏ, ਆਪਣੇ ਹਿਰਦੇ ਤੋਂ ਤੇਰਾ ਤੇਰਾ ਕਹਿਣਾਂ ਸ਼ੁਰੂ ਕਰ ਦਿੰਦਾ ਹੈ। ਉਸ ਦੀ ਹਉਮੈ ਘਟਨੀ ਸ਼ੁਰੂ ਹੋ ਜਾਂਦੀ ਹੈ। ਜਿਸ ਸਦਕਾ ਉਸ ਦੀ ਪ੍ਰਭੂ ਨਾਲ ਨੇੜਤਾ ਵਧਣੀ ਸ਼ੁਰੂ ਹੋ ਜਾਂਦੀ ਹੈ। ਇਸ ਤਰ੍ਹਾਂ ਉਸ ਦੇ ਦੁਖ ਦੂਰ ਹੋਣੇ ਸ਼ੁਰੂ ਹੋ ਜਾਂਦੇ ਹਨ।

ਹਰ ਚੀਜ਼ ਰੱਬ ਦੇ ਭੈ ਵਿੱਚ ਚੱਲ ਰਹੀ ਹੈ। ਭਾਵ ਰੱਬ ਦੇ ਹੁਕਮੁ ਅਨੁਸਾਰ ਚਲ ਰਹੀ ਹੈ। ਹਵਾ ਸਦਾ ਚਲਦੀ ਰਹਿੰਦੀ ਹੈ, ਲੱਖਾਂ ਦਰਿਆ ਵਗਦੇ ਹਨ। ਅੱਗ ਕਈ ਕੰਮ ਸਵਾਰ ਰਹੀ ਹੈ, ਧਰਤੀ ਕਈਆਂ ਜੀਵਾਂ ਤੇ ਪਦਾਰਥਾਂ ਦੇ ਭਾਰ ਨੂੰ ਸਹਾਰ ਰਹੀ ਹੈ, ਬੱਦਲ ਸਿਰ ਦੇ ਭਾਰ ਫਿਰ ਰਹੇ ਹਨ, ਸੂਰਜ ਤੇ ਚੰਦ੍ਰਮਾ ਕ੍ਰੋੜਾਂ ਕੋਹ ਪੈਂਡਾ ਚਲਦੇ ਥੱਕਦੇ ਨਹੀਂ। ਅਕਾਸ਼ ਬ੍ਰਹਮਿੰਡ ਤੇ ਤਾਰੇ ਸਾਰੇ ਉੱਪਰ ਤਣੇ ਹੋਏ ਦਿਸਦੇ ਹਨ। ਸਿੱਧ, ਬਧ, ਦੇਵਤੇ ਤੇ ਨਾਥ, ਬਲ ਵਾਲੇ ਜੋਧੇ ਤੇ ਸੂਰਮੇ, ਪੂਰਾਂ ਦੇ ਪੂਰ ਜੀਵ ਜੋ ਜਗਤ ਵਿੱਚ ਜੰਮਦੇ ਤੇ ਮਰਦੇ ਹਨ, ਸਾਰੇ ਰੱਬ ਦੇ ਭੈ ਵਿੱਚ ਹਨ। ਕਰਮਾਂ ਅਨੁਸਾਰ ਉਸ ਦੇ ਦਰਬਾਰ ਵਿੱਚ ਨਿਰਣਾ ਵੀ ਰੱਬ ਦੇ ਹੁਕਮੁ ਅਨੁਸਾਰ ਹੁੰਦਾ ਹੈ।

ਸਾਇੰਸ ਦੇ ਆਧਾਰ ਤੇ ਅਸੀਂ ਸਮਝ ਸਕਦੇ ਹਾਂ ਕਿ ਹਵਾ ਵੱਧ ਦਬਾਅ ਤੋਂ ਘੱਟ ਦਬਾਅ ਵਲ ਜਾਂਦੀ ਹੈ। ਪਾਣੀ ਉੱਚੇ ਥਾਂ ਤੋਂ ਨੀਵੇਂ ਥਾਂ ਵਲ ਜਾਂਦਾ ਹੈ। ਅੱਗ ਪਦਾਰਥ, ਗਰਮੀ ਅਤੇ ਆਕਸੀਜਨ ਦੇ ਮੇਲ ਨਾਲ ਪੈਦਾ ਹੁੰਦੀ ਹੈ। ਇਕ ਗੇੜ ਧਰਤੀ ਵਲ ਖਿੱਚੀ ਜਾਂਦੀ ਹੈ। ਧਰਤੀ ਗੁਰੂਤਾ (ਗਰੈਵੀਟੇਸ਼ਨ) ਸ਼ਕਤੀ ਕਰਕੇ ਸੂਰਜ ਦੇ ਦੁਆਲੇ ਘੁੰਮਦੀ ਹੈ। ਮੈਗਨੇਟ ਵਿੱਚ ਖਿੱਚ, ਇਲੈਕਟਰੋਸਟੈਟਿਕ ਖਿੱਚ, ਨਿਊਕਲੀਅਰ ਖਿੱਚ, ਆਦਿ ਸਭ ਕੁਝ ਅਕਾਲ ਪੁਰਖੁ ਦੇ ਹੁਕਮੁ ਅਨੁਸਾਰ ਹੋ ਰਿਹਾ ਹੈ। ਸਾਇੰਸ ਕੁਦਰਤ ਦੇ ਸਰੀਰਕ ਤਲ ਤੇ ਚਲ ਰਹੇ ਨਿਯਮ ਕੁਝ ਹੱਦ ਤਕ ਸਮਝ ਸਕਦੀ ਹੈ। ਆਤਮਿਕ ਤਲ ਦੇ ਨਿਯਮ ਸਾਇੰਸ ਦੀ ਪਹੁੰਚ ਤੋਂ ਬਾਹਰ ਹਨ। ਇਹ ਗੁਰੂ ਦੀ ਮੱਤ ਨਾਲ ਹੀ ਅਨੁਭਵ ਕੀਤੇ ਜਾ ਸਕਦੇ ਹਨ। ਪ੍ਰਭੂ ਦਾ ਨਿਯਮ ਹੀ ਐਸਾ ਹੈ, ਕਿ ਸਾਰੇ ਉਸ ਦੇ ਭੈ ਵਿੱਚ ਹਨ, ਪਰ ਕੇਵਲ ਇਕ ਸੱਚਾ ਨਿਰੰਕਾਰ ਆਪ ਹੀ ਹੈ, ਜੋ ਕਿ ਭੈ-ਰਹਿਤ ਹੈ। ਇਸ ਲਈ ਪੂਰਨ ਤੌਰ ਤੇ ਹੁਕਮੁ ਬਿਆਨ ਕਰਨਾ ਆਸਾਨ ਨਹੀਂ।

**ਸਲੋਕ ਮ: ੧ ॥ ਭੈ ਵਿੱਚਿ ਪਵਣੁ ਵਹੈ ਸਟਵਾਉ ॥ ਭੈ ਵਿੱਚਿ ਚਲਹਿ ਲਖ ਦਰੀਆਉ ॥ ਭੈ ਵਿੱਚਿ ਅਗਨਿ ਕਢੈ ਵੇਗਾਰਿ ॥ ਭੈ ਵਿੱਚਿ ਧਰਤੀ ਭਾਰਿ ॥ ਭੈ ਵਿੱਚਿ ਇੰਦ੍ਰ ਫਿਰੈ ਸਿਰ ਭਾਰਿ ॥ ਭੈ ਵਿੱਚਿ ਰਾਜਾ ਧਰਮੁ ਦੁਆਰ ॥ ਭੈ ਵਿੱਚਿ ਸੂਰਜੁ ਭੈ ਵਿੱਚਿ ਚੰਦ੍ਰ ॥ ਕੋਹ ਕਰੋੜੀ ਚਲਤ ਨ**

ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਬ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੁਰ ॥  
ਸਗਲਿਆ ਭਉ ਲਿਖਿਆ ਸਿਰਿ ਲੇਖ ॥ ਨਨਕ ਨਿਰਭਉ ਨਿਰਕਾਰ ਸਚੁ ਏਕੁ ॥੧॥ (੪੯੪)

ਅਸਲੀ ਮਨੁਖ ਉਹੀ ਹੈ ਜੋ ਕਿ ਸਾਰਿਆ ਵਿੱਚ ਉਸ ਅਕਾਲ ਪੁਰਖੁ ਨੂੰ ਵੇਖਦਾ ਹੈ। ਅਜੇਹਾ ਮਨੁਖ ਹੀ ਉਸ ਅਕਾਲ ਪੁਰਖੁ ਦੇ ਭੇਦ ਨੂੰ ਸਮਝਣ ਦੀ ਦਿਸ਼ਾ ਵਲ ਸਕਦਾ ਹੈ।

**ਸਭ ਮਰਿ ਸਚਾ ਏਕੇ ਸੋਈ ਤਿਸ ਕਾ ਕੀਆ ਸਭੁ ਕਛੁ ਹੋਈ ॥ ਹੁਕਮੁ ਪਛਾਨੈ ਸੁ ਏਕੇ ਜਾਨੈ ਬੰਦਾ ਕਰੀਐ ਸੋਈ ॥੩॥ (੧੩੫੦)**

ਇਸ ਭੇਦ ਨੂੰ ਸਮਝਣ ਲਈ ਆਪਣਾ ਆਪ ਗੁਰੂ ਦੇ ਅੱਗੇ ਅਰਪਨ ਕਰਨਾ ਪਵੇਗਾ। ਗੁਰੂ ਦੇ ਸ਼ਬਦ ਨੂੰ ਹਿਰਦੇ ਵਿੱਚ ਵਸਾਉਣ ਨਾਲ ਹੀ ਹੁਕਮੁ ਸਮਝਿਆ ਜਾ ਸਕਦਾ ਹੈ। ਇਸ ਲਈ ਗੁਰਬਾਣੀ ਨੂੰ ਗਾਇਨ ਕਰਨਾ ਹੈ, ਭਾਵ ਜੀਵਨ ਦਾ ਹਿੱਸਾ ਬਣਾਉਣਾ ਹੈ।

**ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥ ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥ (੯੧੮)**

ਜਿਸ ਤਰ੍ਹਾਂ ਇਕ ਇਸਤਰੀ ਆਪਣੇ ਪਤੀ ਦਾ ਕਹਿਣਾ ਮੰਨ ਕੇ ਉਸ ਨਾਲ ਪਿਆਰ ਬਣਾ ਲੈਂਦੀ ਹੈ। ਠੀਕ ਉਸੇ ਤਰ੍ਹਾਂ ਹਰ ਜੀਵ ਇਸਤਰੀ ਨੇ ਆਪਣੇ ਪ੍ਰਭੂ ਪਤੀ ਨੂੰ ਸਿਫ਼ਤਿ-ਸਾਲਾਹ ਰਾਹੀਂ ਹਿਰਦੇ ਵਿੱਚ ਵਸਾਂ ਕੇ, ਉਸ ਨਾਲ ਪਿਆਰ ਪੈਦਾ ਕਰਨਾ ਹੈ। ਉਹੀ ਜੀਵ ਇਸਤਰੀਆਂ ਭਾਗਾਂ ਵਾਲੀਆਂ ਹੁੰਦੀਆਂ ਹਨ, ਜਿਨ੍ਹਾਂ ਦਾ ਆਪਣੇ ਪ੍ਰਭੂ ਪਤੀ ਨਾਲ ਪਿਆਰ ਬਣਿਆ ਰਹਿੰਦਾ ਹੈ।

**ਹੁਕਮੁ ਜਿਨਾ ਨੇ ਮਨਾਇਆ ॥ ਤਿਨ ਅੰਤਰਿ ਸਬਦੁ ਵਸਾਇਆ ॥ ਸਹੀਆ ਸੇ ਸੋਹਾਗਣੀ ਜਿਨ ਸਰ ਨਾਲਿ ਪਿਆਰੁ ਜੀਉ ॥੯॥ (੨੨)**

ਜਦੋਂ ਤਕ ਮਨੁਖ ਦੇ ਅੰਦਰ ਮਾਇਆ ਦੀ ਖਾਤਰ ਦੌੜ ਭੱਜ ਬਣੀ ਰਹਿੰਦੀ ਹੈ, ਉਹ ਮੋਹ ਤੇ ਵਿਕਾਰਾਂ ਵਿੱਚ ਫਸਿਆ ਰਹਿੰਦਾ ਹੈ। ਪਰੰਤੂ ਜਦੋਂ ਪਿਆਰੇ ਗੁਰੂ ਦੁਆਰਾ ਗਿਆਨ ਪ੍ਰਾਪਤ ਹੋ ਜਾਂਦਾ ਹੈ, ਤਾਂ ਮਨੁਖ ਦੀ ਭਟਕਣਾਂ ਦੂਰ ਕਰ ਹੋ ਜਾਂਦੀ ਹੈ, ਤੇ ਉਸ ਦਾ ਮਨ ਟਿਕਾਉ ਵਿੱਚ ਆ ਜਾਂਦਾ ਹੈ। ਜਦੋਂ ਤੋਂ ਮਨੁਖ ਵਿਤਕਰੇ ਕਰਦਾ ਚਲਿਆ ਆਉਂਦਾ ਹੈ, ਉਦੋਂ ਤੋਂ ਹੀ ਉਸ ਨੂੰ ਮਾਇਆ ਦੇ ਮੋਹ ਦੇ ਬੰਧਨ ਪਏ ਹੋਏ ਹਨ। ਪਰੰਤੂ ਜਦੋਂ ਸਬਦ ਗੁਰੂ ਅਗਿਆਨਤਾ ਦੂਰ ਕਰ ਦਿੰਦਾ ਹੈ, ਤਾਂ ਮਨੁਖ ਨੂੰ ਮੋਹ ਦੀਆਂ ਫਾਹੀਆਂ ਤੋਂ ਖਲਾਸੀ ਮਿਲ ਜਾਂਦੀ ਹੈ। ਜੇਹੜਾ ਮਨੁਖ ਗੁਰੂ ਦੀ ਦੱਸੀ ਸੇਵਾ ਕਰ ਕੇ ਅਕਾਲ ਪੁਰਖੁ ਦਾ ਸੇਵਕ ਬਣ ਜਾਂਦਾ ਹੈ, ਫਿਰ ਉਸ ਨੂੰ ਕੋਈ ਦੁਸਰਾ ਮਨੁਖ ਨਾ ਤਾਂ ਆਪਣਾ ਦੁਸ਼ਮਨ ਦਿਖਾਈ ਦਿੰਦਾ ਹੈ, ਤੇ ਨਾ ਹੀ ਕੋਈ ਉਸ ਨੂੰ ਭੈੜਾ ਲੱਗਦਾ ਹੈ। ਮਨੁਖ ਦੇ ਅੰਦਰ ਵਿਕਾਰ ਪੈਦਾ ਕਰਨ ਵਾਲੇ ਵੈਰੀ, ਜਿਨ੍ਹਾਂ ਕਰਕੇ ਮਨੁਖ ਦੁਖੀ ਰਹਿੰਦਾ ਹੈ, ਉਹ ਸਭ ਗੁਰੂ ਦੀ ਸਰਨ ਵਿੱਚ ਅਣ੍ਣ ਨਾਲ ਥੱਕ ਕੇ ਬੈਠ ਜਾਂਦੇ ਹਨ। ਹੁਣ ਮਨੁਖ ਦੀ ਉਹਨਾਂ ਵਿਕਾਰਾਂ ਤੋਂ ਖਲਾਸੀ ਹੋ ਜਾਂਦੀ ਹੈ, ਤੇ ਉਹ ਸਾਰੇ ਵਿਕਾਰ ਮਨੁਖ ਦਾ ਖਹਿੜਾ ਛੱਡ ਦਿੰਦੇ ਹਨ। ਜਦੋਂ ਤਕ ਮਨੁਖ ਅਕਾਲ ਪੁਰਖੁ ਦੇ ਹੁਕਮੁ ਨੂੰ ਨਹੀਂ ਪਛਾਣਦਾ ਤੇ ਉਸ ਦੀ ਰਜ਼ਾ ਨੂੰ ਨਹੀਂ ਸਮਝਦਾ, ਉਤਨਾ ਚਿਰ ਤਕ ਉਹ ਮਨੁਖ ਦੁਖੀ ਹੀ ਰਹਿੰਦਾ ਹੈ। ਪਰੰਤੂ ਜਿਸ ਮਨੁਖ ਨੇ ਗੁਰੂ ਦੀ ਸਰਨ ਵਿੱਚ ਆ ਕੇ ਅਕਾਲ ਪੁਰਖੁ ਦੀ ਰਜ਼ਾ ਨੂੰ ਸਮਝ ਲਿਆ, ਉਹ ਮਨੁਖ ਉਦੋਂ ਤੋਂ ਹੀ ਸੁਖੀ ਜੀਵਨ ਬਤੀਤ ਕਰਨਾ ਸ਼ੁਰੂ ਕਰ ਦਿੰਦਾ ਹੈ।

**ਜਬ ਲਗੁ ਹੁਕਮੁ ਨ ਬੁਝਤਾ ਤਬ ਹੀ ਲਉ ਦੁਖੀਆ ॥ ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥੩॥ (੪੦੦)**

ਜਿਹੜਾ ਅਕਾਲ ਪੁਰਖੁ ਦੇ ਹੁਕਮੁ ਨੂੰ ਨਹੀਂ ਸਮਝਦਾ ਹੈ, ਉਹ ਜੀਵਨ ਵਿੱਚ ਦੁਖ ਹੀ ਪ੍ਰਾਪਤ ਕਰਦਾ ਹੈ। ਅਜੇਹਾ ਮਨੁਖ ਅਗਿਆਨਤਾ ਕਰਕੇ ਧੋਖੇ ਵਿੱਚ ਰਹਿੰਦਾ ਹੈ ਤੇ ਮਾਇਆ ਦੀ ਨੀਂਦ ਵਿੱਚ ਮਨੁਖਾ ਜੀਵਨ ਅਜਾਈਂ ਗਵਾ ਲੈਂਦਾ ਹੈ।

**ਸਲੋਕ ਮਃ ੩ ॥ ਹੁਕਮੁ ਨ ਜਾਣੈ ਬਹੁਤਾ ਰੋਵੈ ॥ ਅੰਦਰਿ ਧੋਖਾ ਨੀਦ ਨ ਸੋਵੈ ॥ (੮੫)**

ਘਰ, ਮੁਹੱਲੇ, ਸ਼ਹਿਰ, ਪ੍ਰਾਂਤ, ਦੇਸ਼, ਵਿਸ਼ਵ ਵਿੱਚ ਸਭ ਦੇ ਨਿਯਮ (ਸਵਿਧਾਨ ਜਾਂ ਕਾਨੂੰਨ) ਹੁੰਦੇ ਹਨ। ਇਹ ਸਾਰੇ ਨਿਯਮ ਆਪਸ ਵਿੱਚ ਭਿੰਨ ਵੀ ਹੋ ਸਕਦੇ ਹਨ। ਇਲਕੇ ਦੇ ਨਿਯਮਾਂ ਦੀ ਪਾਲਣਾਂ ਕਰਨ ਨਾਲ, ਅਸੀਂ ਲੋਕਾਂ ਵਿੱਚ ਤਾਂ ਪ੍ਰਵਾਨ ਹੋ ਸਕਦੇ ਹਾਂ। ਪਰ ਇਹ ਜ਼ਰੂਰੀ ਨਹੀਂ ਕਿ ਇਨ੍ਹਾਂ ਦੀ ਪਾਲਣਾਂ ਕਰਨ ਨਾਲ ਸੁਖ ਪਾਇਆ ਜਾ ਸਕਦਾ ਹੈ। ਸਦੀਵੀ ਸੁਖ ਪਾਉਣ ਲਈ ਕੁਦਰਤ ਦੇ ਹੁਕਮੁ (ਨਿਯਮ) ਅਨੁਸਾਰ ਚਲਣਾਂ ਪਵੇਗਾ। ਕੋਈ ਘਟਨਾਂ ਹੋ ਜਾਏ (ਅੱਗ ਲੱਗਣੀ) ਤਾਂ ਅਸੀਂ ਭਾਣੇ ਵਿੱਚ ਹੋਇਆ ਕਹਿ ਕੇ ਰੱਬ ਤੇ ਕਸੂਰ ਪਾ ਦਿੰਦੇ ਹਾਂ। ਅਸੀਂ ਆਪਣੀ ਗਲਤੀ ਨਹੀਂ ਮੰਨਦੇ, ਕਿ ਅਸੀਂ ਕੁਦਰਤ ਦੇ ਕਿਸੇ ਨਿਯਮ ਦੀ ਉਲੰਘਣਾ ਕਰਕੇ ਇਹ ਸਜ਼ਾ ਪਾਈ ਹੈ। ਗੈਸ ਜਾਂ ਲੱਕੜੀ ਦਾ ਕੰਮ ਹੈ ਅੱਗ ਪੈਦਾ ਕਰਨਾ। ਅੱਗ ਦਾ ਕੰਮ ਹੈ, ਗਰਮੀ ਪੈਦਾ ਕਰਨਾਂ ਅਤੇ ਸਾੜਨਾਂ। ਅੱਗ ਕੁਦਰਤ ਦੇ ਹੁਕਮੁ ਅਨੁਸਾਰ ਕੰਮ ਕਰ ਰਹੀ ਹੈ। ਜੇ ਕਰ ਅਸੀਂ ਅੱਗ ਸਬੰਧੀ ਕੁਦਰਤ ਦੇ ਨਿਯਮ ਦਾ ਧਿਆਨ ਨਹੀਂ ਰੱਖਦੇ ਤਾਂ ਨਤੀਜੇ ਵੀ ਸਾਨੂੰ ਹੀ ਭੁਗਤਣੇ ਪੈਣਗੇ। ਫੋਕੀਆਂ ਕਹਾਣੀਆਂ ਬਣਾਉਣ ਨਾਲ ਕੁਝ ਨਹੀਂ ਹੋਣਾ ਹੈ, ਅਸਲੀਅਤ ਨੂੰ ਸਮਝਣਾ ਹੈ।

ਕੁਦਰਤ ਦਾ ਨਿਯਮ ਸਦਾ ਅਟੱਲ ਰਹਿਣ ਵਾਲਾ ਹੈ ਤੇ ਬਹੁਤ ਗਹਿਰਾ ਹੈ। ਅਸੀਂ ਉਹੀ ਨਿਯਮ ਸਮਝ ਸਕਦੇ ਹਾਂ ਜੋ ਸਾਡੀਆਂ ਗਿਆਨ ਇੰਦਰੀਆਂ ਦੀ ਪਹੁੰਚ ਤਕ ਹਨ। ਸਾਇੰਸ ਨੇ ਇਸ ਵਿੱਚ ਕੁਝ ਵਾਧਾ ਕਰ ਦਿੱਤਾ ਹੈ, ਪਰ ਇਹ ਅਜੇ ਵੀ ਬਹੁਤ ਸੀਮਿਤ ਹੈ। ਕੁਦਰਤ ਦੇ ਪੈਦਾ ਕੀਤੇ ਜੀਵ ਜੰਤੂਆਂ ਬਾਰੇ ਨਿਯਮ ਬਹੁਤ ਢੂੰਘੇ ਹਨ। ਹਾਥੀ ੩-੪ ਕਿਲੋਮੀਟਰ ਤਕ ਸੁਣ ਸਕਦਾ ਹੈ। ਉਸ ਦੀ ਯਾਦਾਸ਼ਤ ਬਹੁਤ ਹੁੰਦੀ ਹੈ, ਇੱਲ ਸ਼ਿਕਾਰ ਨੂੰ ਬਹੁਤ ਦੂਰੋਂ ਹੀ ਵੇਖ ਲੈਂਦੀ ਹੈ, ਪੰਛੀ ਹਜ਼ਾਰਾਂ ਕਿਲੋਮੀਟਰ ਦਾ ਰਸਤਾ ਯਾਦ ਰਖ ਸਕਦੇ ਹਨ। ਇਸ ਤਰ੍ਹਾਂ ਦੇ ਕੰਨ, ਅੱਖਾਂ, ਦਿਮਾਗ ਜਾ ਯਾਦ ਸਕਤੀ ਕੁਦਰਤ ਹੀ ਪੈਦਾ ਕਰ ਸਕਦੀ ਹੈ, ਮਨੁਖ ਦੇ ਵੱਸ ਵਿੱਚ ਕੁਝ ਵੀ ਨਹੀਂ ਹੈ।

**ਸਲੋਕ ਮਃ ੧ ॥ ਸਚੇ ਤੇਰੇ ਖੰਡ ਸਚੇ ਬੁਹਮੰਡ ॥ ਸਚੇ ਤੇਰੇ ਲੋਅ ਸਚੇ ਆਕਾਰ ॥ ਸਚੇ ਤੇਰੇ ਕਰਣੇ ਸਰਬ ਬੀਚਾਰ ॥ ਸਚਾ ਤੇਰਾ ਅਮਰੁ ਸਚਾ  
ਦੀਬਾਣੁ ॥ ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥ ਸਚਾ ਤੇਰਾ ਕਰਮੁ ਸਚਾ ਨੀਸਾਣੁ ॥ ਸਚੇ ਤੁਧੁ ਆਖਹਿ ਲਖ ਕਰੋੜੀ ॥ ਸਚੈ ਸਭਿ ਤਾਣਿ ਸਚੈ  
ਸਭਿ ਜੋਰੀ ॥ ਸਚੀ ਤੇਰੀ ਸਿਫ਼ਤਿ ਸਚੀ ਸਾਲਾਹ ॥ ਸਚੀ ਤੇਰੀ ਕੁਦਰਤਿ ਸਚੇ ਪਾਤਸਾਹ ॥ ਨਾਨਕ ਸਚੁ ਧਿਆਇਨ ਸਚੁ ॥ ਜੋ ਮਰਿ ਜੰਮੇ ਸੁ  
ਕਚੁ ਨਿਕਚੁ ॥੧॥ (੪੯੩)**

ਜੇ ਕਰ ਅਕਾਲ ਪੁਰਖੁ ਦਾ ਹੁਕਮੁ ਅਟੱਲ ਸਚਾਈ ਹੈ, ਤਾਂ ਅਸੀਂ ਉਸ ਨੂੰ ਕਿਉਂ ਨਹੀਂ ਪ੍ਰਵਾਨ ਕਰਦੇ। ਜਿਸ ਸੇਵਕ ਉੱਤੇ ਪ੍ਰਭੂ ਮਾਲਕ ਦਇਆਲ ਹੋ ਜਾਏ ਤੇ ਮਿਹਰ ਕਰ ਦੇਵੇ, ਤਾਂ ਉਸ ਪਾਸੋਂ ਉਹੀ ਕੰਮ ਕਰਵਾਉਂਦਾ ਹੈ, ਜੇ ਉਸ ਨੂੰ ਭਾਉਂਦਾ ਹੈ। ਉਸ ਨੂੰ ਆਪਣੀ ਰਜ਼ਾ ਵਿਚ ਤੋਰਦਾ ਹੈ ਅਤੇ ਉਹ ਸੇਵਕ ਪ੍ਰਭੂ-ਪਤੀ ਦੀ ਸੇਵਾ ਕਰਦਾ ਹੈ। ਪ੍ਰਭੂ ਦੀ ਰਜ਼ਾ ਵਿਚ ਰਾਜੀ ਰਹਿਣ ਕਰਕੇ ਸੇਵਕ ਪ੍ਰਭੂ ਦੇ ਦਰ ਤੇ ਕਬੂਲ ਹੋ ਜਾਂਦਾ ਹੈ ਅਤੇ ਮਾਲਕ ਦਾ ਅਸਲੀ ਘਰ ਲੱਭ ਲੈਂਦਾ ਹੈ। ਜਦੋਂ ਸੇਵਕ ਉਹੀ ਕੰਮ ਕਰਦਾ ਹੈ ਜੋ ਖਸਮ ਨੂੰ ਚੰਗਾ ਲੱਗਦਾ ਹੈ ਤਾਂ ਉਸ ਨੂੰ ਮਨ-ਭਾਉਂਦਾ ਫਲ ਮਿਲਦਾ ਹੈ ਅਤੇ ਉਹ ਪ੍ਰਭੂ ਦੀ ਦਰਗਾਹ ਵਿਚ ਇੱਜਤ ਨਾਲ ਜਾਂਦਾ ਹੈ।

**ਪਉੜੀ ॥ ਸਾਹਿਬੁ ਗੋਇ ਦਇਆਲੁ ਕਿਰਧਾ ਕਰੇ ਤਾ ਸਾਈ ਕਰ ਕਰਾਇਸੀ ॥ ਸੋ ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ ਮਨਾਇਸੀ ॥ ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ ਪਾਇਸੀ ॥ ਖਸਮੈ ਭਾਵੈ ਸੋ ਕਰੇ ਮਨਹੁ ਚਿੰਦਿਆ ਸੋ ਫਲੁ ਪਾਇਸੀ ॥ ਤਾ ਦਰਗਹ ਪੈਧਾ ਜਾਇਸੀ ॥**

॥੧੫॥ (੪੨੧)

ਦੁਨੀਆਂ ਦਾ ਹਰ ਕਾਰਜ ਅਕਾਲ ਪੁਰਖੁ ਦੇ ਹੁਕਮੁ ਵਿੱਚ ਹੈ। ਭਾਵੇਂ ਉਸ ਦੀ ਰਜ਼ਾ ਅਨੁਸਾਰ ਹੈ, ਜਾਂ ਸਾਡੀ ਆਪਣੀ ਮਨਮਤਿ ਅਨੁਸਾਰ। ਨਤੀਜਾ ਸਾਡੀ ਕਰਨੀ ਅਨੁਸਾਰ ਹੋਣਾ ਹੈ।

**ਕਰਮੀ ਕਰਮੀ ਗੋਇ ਵੀਜਾਰੁ ॥ ਸਚਾ ਆਪਿ ਸਚਾ ਦਰਬਾਰੁ ॥ (੨)**

ਅਸੀਂ ਗੁਰੂ ਸਾਹਿਬ ਅੱਗੇ ਅਰਦਾਸ ਸਮੇਂ ਮੰਗਾਂ ਤਾਂ ਪੂਰੀਆਂ ਮੰਗਦੇ ਹਾਂ ਪਰੰਤੂ ਅਸੀਂ ਗੁਰੂ ਸਾਹਿਬ ਦਾ ਹੁਕਮੁ ਅੱਧਾ ਮੰਨਦੇ ਹਾਂ। ਮਾਇਆ ਆਈ ਮਨਜ਼ੂਰ ਹੈ, ਗਈ ਮਨਜ਼ੂਰ ਨਹੀਂ। ਸੁਖ ਮਨਜ਼ੂਰ ਹੈ, ਦੁਖ ਮਨਜ਼ੂਰ ਨਹੀਂ। ਹੰਕਾਰ ਮਨਜ਼ੂਰ ਹੈ, ਨਿਮਰਤਾ ਮਨਜ਼ੂਰ ਨਹੀਂ। ਜਨਮ ਮਨਜ਼ੂਰ ਹੈ, ਮਰਨਾ ਮਨਜ਼ੂਰ ਨਹੀਂ। ਅਸਲੀਅਤ ਇਹ ਹੈ ਕਿ ਇਹ ਸਭ ਕੁਝ ਹੁਕਮੁ ਅਨੁਸਾਰ ਹੀ ਹਨ।

**ਜੰਮਣੁ ਮਰਣਾ ਹੁਕਮੁ ਹੈ ਭਾਵੈ ਆਵੈ ਜਾਇ ॥ (੪੨੨-੪੨੩)**

ਜਦੋਂ ਬੱਚਾ ਪੈਦਾ ਹੁੰਦਾ ਹੈ ਤਾਂ ਅਸੀਂ ਬਹੁਤ ਖੁਸ਼ੀਆਂ ਮਨਾਉਂਦੇ ਹਾਂ, ਜੇ ਕਰ ਕੋਈ ਮਰ ਗਿਆ ਤਾਂ ਕਈ ਕਈ ਦਿਨ ਮਾਤਮ ਮਨਾਉਂਦੇ ਹਾਂ। ਸਾਨੂੰ ਲੈਣਾਂ ਮਨਜ਼ੂਰ ਹੈ ਪਰ ਦੇਣਾ ਨਹੀਂ। ਅਸੀਂ ਕੁਦਰਤ ਦੀ ਸਚਾਈ ਜਾਨਣ ਦੀ ਕੋਸ਼ਿਸ਼ ਨਹੀਂ ਕਰਦੇ। ਆਪਣੀ ਮੱਤ ਅਤੇ ਸਵਾਰਥ ਅਨੁਸਾਰ ਹੁਕਮੁ ਬਾਰੇ ਅੰਦਾਜ਼ੇ ਲਾਉਂਦੇ ਹਾਂ ਗੁਰੂ ਦੀ ਮੱਤ ਅਨੁਸਾਰ ਨਹੀਂ।

ਪੁੱਤਰ ਪਿਤਾ ਲਈ ਸੇਜ ਤਾਂ ਬਹੁਤ ਸੁੰਦਰ ਬਣਾ ਦਿੰਦਾ ਹੈ। ਪਰ ਪਿਤਾ ਦਾ ਹੁਕਮੁ ਨਹੀਂ ਮੰਨਦਾ ਹੈ। ਇਸ ਤਰ੍ਹਾਂ ਦਾ ਪੁੱਤਰ ਆਪਣੇ ਪਿਤਾ ਦੇ ਹਿਰਦੇ ਤੋਂ ਮਿਹਰ ਨਹੀਂ ਲੈ ਸਕਦਾ ਹੈ। ਅਸੀਂ ਗੁਰਦੁਆਰਾ ਸਾਹਿਬ ਦੀਆਂ ਬਿਲਡਿੰਗਾਂ ਤਾਂ ਬਹੁਤ ਵਧੀਆ ਬਣਾ ਲੈਂਦੇ ਹਾਂ। ਰੁਮਾਲੇ ਵੀ ਭਾਰੀ ਮਾਤਰਾ ਵਿੱਚ ਚੜ੍ਹਾਉਂਦੇ ਹਾਂ, ਮਾਇਆ ਵੀ ਖੂਬ ਭੇਟ ਕਰਦੇ ਹਾਂ। ਪਰੰਤੂ ਗੁਰੂ ਸਾਹਿਬ ਦਾ ਕਹਿਣਾਂ ਨਹੀਂ ਮੰਨਦੇ। ਅੰਮ੍ਰਿਤ ਵੇਲੇ ਅਕਸਰ ਹਾਲ ਖਾਲੀ ਹੀ ਹੁੰਦਾ ਹੈ। ਅਸੀਂ ਹਮੇਸ਼ਾਂ ਸੌਖਾਂ ਤਰੀਕਾ ਲਭਦੇ ਹਾਂ, ਭਾਵੇਂ ਅੰਤ ਵਿੱਚ ਦੁਖਦਾਈ ਹੀ ਕਿਉਂ ਨਾ ਹੋਵੇ। ਇਹੀ ਕਾਰਣ ਹੈ ਕਿ ਅੱਜਕਲ ਜਿਆਦਾ ਤਰ ਲੋਕ ਸਿਰਫ ਸਰੀਕਰਕ ਤਲ ਤੇ ਹੀ ਰਿਵਾਇਤਾ ਪੂਰੀਆਂ ਕਰਦੇ ਹਨ। ਗੁਰੂ ਦੀ ਬਾਣੀ ਪੜ੍ਹਨ, ਸੁਣਨ, ਸਮਝਣ ਤੇ ਆਮਲੀ ਜੀਵਨ ਵਿੱਚ ਲਿਆਉਣ ਦੀ ਕੋਸ਼ਿਸ਼ ਕੋਈ ਵਿਰਲਾ ਹੀ ਕਰਦਾ ਹੈ। ਹਰੇਕ ਸੰਸਥਾ ਨੇ ਆਪਣੀ ਮਨਮਤਿ ਅਨੁਸਾਰ ਮਰਯਾਦਾ ਬਣਾ ਲਈ ਹੈ, ਤੇ ਉਸ ਨੂੰ ਹੀ ਠੀਕ ਸਾਬਤ ਕਰਨ ਦਾ ਦਾਅਵਾ ਕਰਦੇ ਹਨ। ਸਾਂਝੀ ਅਕਾਲ ਤੱਖਤ ਤੋਂ ਲਾਗੂ ਕੀਤੀ ਗਈ ਗਈ ਸਿੱਖ ਰਹਿਤ ਮਰਯਾਦਾ ਤੇ ਅਰਦਾਸ ਕੋਈ ਵਿਰਲਾ ਹੀ ਅਪਨਾਉਂਦਾ ਹੈ।

ਜੇ ਕਰ ਕੋਈ ਚੀਜ਼ ਮਰਯਾਦਾ ਅਨੁਸਾਰ ਚਲਦੀ ਹੈ, ਤਾਂ ਠੀਕ ਹੈ ਨਹੀਂ ਤਾਂ ਤਬਾਹੀ ਹੋ ਸਕਦੀ ਹੈ। ਧਰਤੀ ਮਰਯਾਦਾ ਵਿੱਚ ਘੁੱਮ ਰਹੀ ਹੈ, ਤਾਂ ਠੀਕ ਹੈ, ਨਹੀਂ ਤਾਂ ਸਭ ਕੁਝ ਤਬਾਹ ਹੋ ਜਾਵੇਗਾ। ਵੈਦ ਦੀ ਦਵਾਈ ਠੀਕ ਸਮੇਂ ਸਿਰ ਅਤੇ ਮਾਤਰਾ ਅਨੁਸਾਰ ਲੈਣੀ ਹੈ, ਨਹੀਂ ਤਾਂ ਨੁਕਸਾਨ ਹੋ ਸਕਦਾ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਤਾਂ ਕਿਹਾ ਹੈ ਕਿ “**ਮਾਲਸਾ ਅਕਾਲ ਪੁਰਖੁ ਕੀ ਫੌਜ ॥**” ਫੌਜ ਹਮੇਸ਼ਾਂ ਨਿਯਮ ਅਨੁਸਾਰ ਚਲਦੀ ਹੈ। ਖਾਲਸਾ ਅਕਾਲ ਪੁਰਖੁ ਦੇ ਨਿਯਮ ਅਤੇ ਗੁਰਬਾਣੀ ਦੀ ਮਰਯਾਦਾ ਅਨੁਸਾਰ ਚਲਦਾ ਹੈ। ਜੇ ਕਰ ਸਿੱਖ ਗੁਰਮਤਿ ਅਨੁਸਾਰ ਚਲਦਾ ਹੈ, ਤਾਂ ਠੀਕ ਹੈ ਨਹੀਂ ਤਾਂ, ਪੰਜ ਵਿਕਾਰ (ਕਾਮ, ਕੈਧ, ਲੋਭ, ਮੋਹ, ਹੰਕਾਰ) ਹਮੇਸ਼ਾ ਆਸੇ ਪਾਸੇ ਘੁੰਮ ਰਹੇ ਹਨ। ਇਕ ਸਮਾਂ ਸੀ ਜਦੋਂ ਕਿ ਜੱਜ ਇਕੱਲੇ ਇੱਕ ਸਿੱਖ ਦੇ ਕਹਿਣ ਤੇ ਉਸ ਦੀ ਗਵਾਹੀ ਅਨੁਸਾਰ ਫੈਸਲਾ ਸੁਣਾ ਦਿੰਦਾ ਸੀ। ਪਰੰਤੂ ਹੁਣ ਉਹ ਸਥਿਤੀ ਨਹੀਂ ਹੈ। ਇਸ ਲਈ ਜੇ ਕਰ ਉਹੀ ਮਾਣ ਸਤਿਕਾਰ ਵਾਪਿਸ ਹਾਸਲ ਕਰਨਾ ਹੈ, ਤਾਂ ਗੁਰਬਾਣੀ ਰਾਹੀਂ ਦੱਸੇ ਗਏ ਹੁਕਮੁ ਨੂੰ ਬੁੱਝਣਾ ਪਵੇਗਾ ਤਾਂ ਹੀ ਅਕਾਲ ਪੁਰਖੁ ਦੇ ਦਰ ਤੇ ਅਤੇ ਨਾਲ ਦੀ ਨਾਲ ਸਮਾਜ ਵਿੱਚ ਉੱਚੀ ਪਦਵੀ ਪਾਈ ਜਾ ਸਕਦੀ ਹੈ।

**ਸੇਵਕ ਕਉ ਸੇਵਾ ਬਨਿ ਆਈ ॥ ਹੁਕਮੁ ਬੁੱਝਿ ਪਰਮ ਪਲੁ ਪਈ ॥ (੨੯੨-੨੯੩)**

ਅਕਾਲ ਪੁਰਖੁ ਦੇ ਹੁਕਮੁ ਨੂੰ ਬੁੱਝਣਾ ਲਈ ਅਤੇ ਉਸ ਅਨੁਸਾਰ ਚਲਣ ਲਈ ਸਾਨੂੰ ਆਪਣੇ ਅੰਦਰ ਅਕਾਲ ਪੁਰਖੁ ਦੇ ਗੁਣ ਪੈਦਾ ਕਰਨੇ ਜ਼ਰੂਰੀ ਹਨ। ਅਕਾਲ ਪੁਰਖੁ ਦੇ ਗੁਣ ਹਨ।

**੧੯੮ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਅਕਾਲ ਮੁਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ (੧)।**

ਇਨ੍ਹਾਂ ਵਿਚੋਂ “**ਸਤਿ ਨਾਮੁ, ਕਰਤਾ, ਪੁਰਖੁ**” ਅਤੇ “**ਅਕਾਲ ਮੁਰਤਿ, ਅਜੂਨੀ, ਸੈਭੰ**” ਵਾਲੇ ਗੁਣ ਜੋ ਕਿ ਅਕਾਲ ਪੁਰਖੁ ਦੇ ਹਨ, ਉਹ ਮਨੁੱਖ ਦੇ ਨਹੀਂ ਹੋ ਸਕਦੇ ਹਨ। ਪਰ ਉਸ ਵਰਗਾ ਹੋਣ ਲਈ ਉਪਰਾਲਾ ਕੀਤਾ ਸਕਦਾ ਹੈ। “**ਨਿਰਭਉ ਅਤੇ ਨਿਰਵੈਰੁ**” ਵਾਲੇ ਗੁਣ, ਜੋ ਕਿ ਅਕਾਲ ਪੁਰਖੁ ਦੇ ਹਨ, ਉਹ ਮਨੁੱਖ ਦੇ ਵੀ ਹੋ ਸਕਦੇ ਹਨ। ਇਸ ਲਈ ਮਨੁੱਖ ਨੂੰ **ਨਿਰਭਉ ਅਤੇ ਨਿਰਵੈਰੁ** ਹੋਣ ਬਹੁਤ ਜ਼ਰੂਰੀ ਹੈ। ਇਸ ਲਈ ਨਾ ਕਿਸੇ ਨੂੰ ਡਰਾਉਣਾਂ ਹੈ ਅਤੇ ਨਾ ਹੀ ਕਿਸੇ ਤੋਂ ਡਰਨਾਂ ਹੈ। ਇਹ ਸਿਖਿਆ ਗੁਰੂ ਤੇਗ ਬਹਾਦਰ ਸਾਹਿਬ ਨੇ ਸਪੱਸ਼ਟ ਤੌਰ ਤੇ ਗੁਰਬਾਣੀ ਵਿੱਚ ਦਿੱਤੀ ਹੈ।

**ਭੈ ਕਾਹੁ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥ ਕਰੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥੧੯੮॥ (੧੪੨)**

ਵੈਸੇ ਗਿਆਨੀ ਦੀ ਡਿਗਰੀ ਕਿਤਾਬਾ ਪੜ੍ਹ ਕੇ ਯੂਨੀਵਰਸਟੀ ਕੋਲੇ ਲਈ ਜਾ ਸਕਦੀ ਹੈ, ਪਰੰਤੂ ਅੰਦਰ ਨਿਰਭਉ ਤੇ ਨਿਰਵੈਰ ਦੇ ਗੁਣ ਪੈਦਾ ਕੀਤੇ ਬਿਨਾ, ਗੁਰੂ ਸਾਹਿਬ ਕੋਲੇ ਗਿਆਨੀ ਦੀ ਡਿਗਰੀ ਨਹੀਂ ਮਿਲ ਸਕਦੀ ਹੈ। ਕੁਝ ਪੜ੍ਹਨ ਤੋਂ ਬਾਅਦ, ਜੇ ਕਰ ਨਾਮੁ ਵੇਚਣਾ ਸ਼ੁਰੂ ਕਰ ਦਈਏ ਤਾਂ ਗੁਰੂ ਦੀ ਬਖਸ਼ਿਸ਼ ਨਹੀਂ ਮਿਲ ਸਕਦੀ, ਪਰੰਤੂ ਜੇ ਕਰ ਨਾਮੁ ਨਾਲ ਜੁੜ ਗਏ ਤਾਂ ਸਭ ਕੁਝ ਪ੍ਰਾਪਤ ਕਰ ਸਕਦੇ ਹਾਂ। ਦੁਨਿਆਵੀ ਲੋਕਾਂ ਨੂੰ ਕਈ ਤਰ੍ਹਾਂ ਦੇ ਡਰ ਹੁੰਦੇ ਹਨ। ਗਰੀਬ ਨੂੰ ਪਦਾਰਥ ਮੁੱਕ ਜਾਣ ਦਾ ਡਰ, ਬੇਰੁਜਗਾਰੀ ਦਾ ਡਰ, ਮਧ ਵਰਗ ਦੇ ਲੋਕਾਂ ਨੂੰ ਦੁਖਾਂ, ਕਸ਼ਟਾਂ ਤੇ ਮੌਤ ਦਾ ਡਰ, ਧੀ, ਪੁੱਤਰ ਸਾਥ ਨਾ ਛੱਡ ਦੇਣ, ਅਮੀਰਾਂ ਨੂੰ ਆਪਮਾਨ ਦਾ ਡਰ, ਧਨ ਦੀ ਕਮੀਂ। ਕਈਆਂ ਨੂੰ ਰੱਬ ਦਾ ਨਾਮ ਲੈਣ ਦਾ ਸਮਾਂ ਨਾ ਮਿਲੇ ਤਾਂ ਵੀ ਡਰ ਜਾਂ ਵਹਿਮ ਪੈਦਾ ਹੋ ਜਾਂਦਾ ਹੈ। ਜੇ ਕਰ ਪਰਮਾਤਮਾ ਦਾ ਡਰ, ਭਾਵ, ਅਦਬ-ਸਤਿਕਾਰ ਮਨੁੱਖ ਦੇ ਹਿਰਦੇ ਵਿਚ ਪੈਦਾ ਹੋ ਜਾਏ ਤਾਂ ਦੁਨੀਆਂ ਵਾਲਾ ਡਰ ਦਿਲੋਂ ਦੂਰ ਹੋ ਜਾਂਦਾ ਹੈ। ਪਰ ਜੇ ਮਨੁੱਖ ਪ੍ਰਭੂ ਦਾ ਡਰ, ਮਨ ਵਿਚ ਨਾ ਵਸਾਏ ਤਾਂ ਦੁਨੀਆ ਵਾਲਾ ਡਰ ਮੁੜ ਆ ਚੰਬੜਦਾ ਹੈ। ਪ੍ਰਭੂ ਦਾ ਡਰ ਹਿਰਦੇ ਵਿਚ ਵਸਾ ਕੇ ਜਿਹੜਾ ਮਨੁੱਖ ਨਿਰਭਉ ਹੋ ਗਿਆ, ਉਸ ਦੇ ਮਨ ਦੇ ਸਭ ਡਰ ਨੱਸ ਜਾਂਦੇ ਹਨ।

**ਡਾਨ ਡਰ ਉਪਜੇ ਡਰੁ ਜਾਈ ॥ ਤਾ ਡਰ ਮਹਿ ਡਰੁ ਰਹਿਆ ਸਮਾਈ ॥ ਜਉ ਡਰ ਡਰੈ ਤਾ ਫਿਰਿ ਡਰੁ ਲਾਗੈ ॥ ਨਿਡਰ ਹੁਆ ਡਰੁ ਉਰ ਹੋਇ  
ਭਗੈ ॥੧੯੯॥ (੩੪੧)**

ਆਮ ਤੌਰ ਤੇ ਭਉ (ਡਰ) ਦੋ ਤਰ੍ਹਾਂ ਦੇ ਹਨ, ਭਉ ਅਤੇ ਨਿਰਮਲ ਭਉ। ਆਮ ਭਉ ਜਿਸ ਤਰ੍ਹਾਂ ਪੁਲੀਸ, ਕਾਨੂੰਨ, ਸਰਕਾਰ ਦਾ ਡਰ ਆਦਿ। ਇਸ ਵਿੱਚ ਸਤਿਕਾਰ ਜਾਂ ਪ੍ਰੇਮ ਨਹੀਂ ਹੁੰਦਾ ਹੈ। ਉਸਤਾਦ ਅਤੇ ਵਿਦਿਆਰਥੀ ਦਾ ਰਿਸ਼ਤਾ ਨਿਰਮਲ ਭਉ ਦਾ ਹੁੰਦਾ ਹੈ, ਜਿਸ ਵਿੱਚ ਹੁਕਮ ਮੰਨਣਾ ਤੇ ਸਤਿਕਾਰ ਦੋਵੇਂ ਸ਼ਾਮਲ ਹਨ। ਪਿਤਾ ਅਤੇ ਪੁੱਤਰ ਦਾ ਰਿਸ਼ਤਾ ਵੀ ਨਿਰਮਲ ਭਉ ਦਾ ਹੁੰਦਾ ਹੈ। ਇਸ ਲਈ ਸਿੱਖ ਨੇ ਪ੍ਰਮਾਤਮਾ ਨਾਲ ਨਿਰਮਲ ਭਉ ਦਾ ਰਿਸ਼ਤਾ ਕਾਇਮ ਕਰਨਾ ਹੈ। ਪ੍ਰਭ ਪਿਤਾ ਦੀ ਆਗਿਆ ਦਾ ਪਾਲਨ ਪ੍ਰੇਮ ਤੇ ਸਤਿਕਾਰ ਸਾਹਿਤ ਕਰਨਾ ਹੈ।

**ਭਉ ਨ ਵਿਆਪੈ ਤੇਰੀ ਸਰਣਾ ॥ ਜੇ ਤੁਧੁ ਭਾਵੈ ਸੋਈ ਕਰਣਾ ॥੧॥ ਰਹਾਉ ॥ (੧੯੮)**

ਇਸ ਲਈ ਜ਼ਰੂਰੀ ਹੋ ਜਾਂਦਾ ਹੈ ਕਿ ਗੁਰਬਾਣੀ ਰਾਹੀਂ ਉਸ ਅਕਾਲ ਪੁਰਖੁ ਨੂੰ ਹਮੇਸ਼ਾਂ ਹਿਰਦੇ ਵਿੱਚ ਵਸਾ ਕੇ ਰੱਖਿਆ ਜਾਵੇ। ਜਿਸ ਤਰ੍ਹਾਂ ਬੱਚਾ ਆਪਣੇ ਪਿਤਾ ਨਾਲ ਨਿਡੱਦ ਹੋ ਕੇ ਚਲਦਾ ਹੈ, ਠੀਕ ਉਸੇ ਤਰ੍ਹਾਂ ਮਨੁੱਖ ਗੁਰੂ ਦੀ ਮਿਹਰ ਸਦਕਾ, ਅਕਾਲ ਪੁਰਖੁ ਨੂੰ ਆਪਣਾ ਪਿਤਾ ਬਣਾ ਕੇ ਇਸ ਦੁਨੀਆਂ ਵਿੱਚ ਨਿਡੱਦ ਹੋ ਕੇ ਵਿਚਰ ਸਕਦਾ ਹੈ।

**ਆਸਾ ਘਰੁ ੨ ਮਹਲਾ ੫ ॥ ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥ ਸੰਗੀ ਸਾਥੀ ਸਗਲ ਤਰਣੀ ॥੧॥ ਗੁਰੁ ਮੇਰੈ ਸੰਗ ਸਦਾ ਹੈ ਨਾਲੇ ॥  
ਸਿਮਰਿ ਸਿਮਰਿ ਤਿਸੁ ਸਦਾ ਸਮਾਲੇ ॥੧॥ ਰਹਾਉ ॥ ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥ (੩੬੪)**

ਇਸ ਕਲੇਸ਼ਾਂ ਭਰੇ ਸੰਸਾਰ ਵਿੱਚ ਪਰਮਾਤਮਾ ਦਾ ਨਾਮੁ ਹੀ ਸਾਰੇ ਡਰ ਨਾਸ ਕਰਨ ਵਾਲਾ ਹੈ ਅਤੇ ਖੋਟੀ ਮੱਤ ਦੂਰ ਕਰਨ ਵਾਲਾ ਹੈ। ਜਿਹੜਾ ਮਨੁੱਖ ਪ੍ਰਭੂ ਦਾ ਨਾਮੁ, ਰਾਤ ਦਿਨ ਹਿਰਦੇ ਵਿੱਚ ਵਸਾ ਕੇ ਰੱਖਦਾ ਹੈ, ਉਸ ਦੇ ਸਾਰੇ ਕੰਮ ਨੇਪਰੇ ਚੜ੍ਹ ਜਾਂਦੇ ਹਨ।

**ਭੈ ਨਾਸਨ ਦੁਰਮਤਿ ਹਰਨ ਕਲਿ ਸੇ ਹਰਿ ਕੇ ਨਾਮੁ ॥ ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਰ ਕਾਮ ॥੨੦॥ (੧੪੨)**

ਦੁਨੀਆਂ ਵਿੱਚ ਜੋ ਕੁਝ ਦਿੱਸ ਰਿਹਾ ਹੈ ਸਭ ਅਕਾਲ ਪੁਰਖੁ ਦੇ ਭੈ ਵਿੱਚ ਹੈ। ਹਿਰਨ ਨੂੰ ਸੇਰ ਦਾ ਡਰ ਹੈ, ਹਾਥੀ ਨੂੰ ਮਹਾਵਤ ਦੇ ਅੰਕਸ ਦਾ, ਮਨੁੱਖ ਨੂੰ ਮੱਤ ਦਾ ਡਰ, ਰਾਜਾ ਬੇਮੁੱਖ ਤਾਂ ਦੇਸ਼ ਨਿਕਾਲਾ। ਸਿਰਫ ਇਕ ਪਰਮਾਤਮਾ ਹੀ ਹੈ, ਜਿਹੜਾ ਡਰ ਤੋਂ ਰਹਿਤ ਹੈ। ਜੇ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰੀਏ ਤਾਂ ਉਹ ਡਰ-ਰਹਿਤ ਪ੍ਰਭੂ ਮਨ ਵਿੱਚ ਆ ਵੱਸਦਾ ਹੈ, ਫਿਰ ਉਸ ਮਨ ਵਿੱਚ ਕਦੇ ਕੋਈ ਡਰ ਨਹੀਂ ਵਿਆਪਦਾ, ਕੋਈ ਵੈਰੀ ਉਸ ਦੇ ਨੇੜੇ ਨਹੀਂ ਢੁਕਦਾ, ਕੋਈ ਦੁਖ ਉਸ ਨੂੰ ਪੋਹ ਨਹੀਂ ਸਕਦਾ। ਗੁਰਮੁਖਾਂ ਦੇ ਮਨ ਵਿੱਚ ਇਹੀ ਵਿਚਾਰ ਉਠਨਦੀ ਹੈ, ਕਿ ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ। ਆਪਣੇ ਸੇਵਕ ਦੀ ਲਜ ਉਹ ਆਪ ਹੀ ਰੱਖੇਗਾ ਅਤੇ ਸਾਡੇ ਕੰਮ ਉਹ ਆਪ ਹੀ ਸੰਵਾਰੇਗਾ।

**ਸਲੋਕੁ ਮਃ ੩ ॥ ਭੈ ਵਿੱਚ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ ॥ ਸਤਿਗੁਰਿ ਸੇਵਿਐ ਹਰਿ ਮਨਿ ਵਸੈ ਤਿਥੈ ਭਉ ਕਦੇ ਨ ਹੋਇ ॥  
ਦਸਮਨ ਦੁਖ ਤਿਸ ਨੋ ਨੇੜਿ ਨ ਆਵੈ ਪੋਹਿ ਨ ਸਕੈ ਕੋਇ ॥ ਗੁਰਮਖਿ ਮਨਿ ਵੀਚਾਰਿਆ ਜੋ ਤਿਸੁ ਭਾਵੈ ਸੁ ਹੋਇ ॥ ਨਾਨਕ ਆਪੈ ਹੀ ਪਤਿ**

**ਰਖਸੀ ਕਾਰਜ ਸਵਾਰੇ ਸੋਇ ॥੧॥ (੪੮੬)**

ਜਿਸ ਤਰ੍ਹਾਂ ਪਾਹ ਤੋਂ ਬਿਨਾ ਕੱਪੜੇ ਨੂੰ ਪੱਕਾ ਰੰਗ ਨਹੀਂ ਚੜ੍ਹਦਾ ਹੈ। ਠੀਕ ਇਸੇ ਤਰ੍ਹਾਂ ਪ੍ਰਭੂ ਦੇ ਡਰ-ਅਦਬ ਤੋਂ ਬਿਨਾ ਮਨ ਰੂਪੀ ਕਪੜੇ ਨੂੰ ਪਾਹ ਨਹੀਂ ਲੱਗ ਸਕਦੀ, ਤੇ ਗੁਰਬਾਣੀ ਦੀ ਪਾਹ ਤੋਂ ਬਿਨਾ ਮਨ ਨੂੰ ਪੱਕਾ ਪ੍ਰੇਮ ਦਾ ਰੰਗ ਨਹੀਂ ਚੜ੍ਹਦਾ ਅਤੇ ਮਨ ਸਾਫ਼-ਸੁਖਰਾ ਨਹੀਂ ਹੋ ਸਕਦਾ। ਪ੍ਰਮਾਤਮਾ ਦੇ ਡਰ-ਅਦਬ ਤੋਂ ਬਿਨਾ, ਜਿਨੀਆਂ ਮਰਜ਼ੀ ਧਾਰਮਿਕ ਰਵਾਇਤਾ ਜਾਂ ਮਿਥੇ ਹੋਏ ਕਰਮ ਕੀਤੇ ਜਾਣ ਤਾਂ ਭੀ ਮਨੁੱਖ ਝੂਠ ਦਾ ਪ੍ਰੇਮੀ ਹੀ ਰਹਿੰਦਾ ਹੈ, ਤੇ ਝੂਠੇ ਨੂੰ ਪ੍ਰਭੂ ਦੀ ਹਜ਼ੂਰੀ ਵਿੱਚ ਕੋਈ ਥਾਂ ਨਹੀਂ ਮਿਲ ਸਕਦੀ।

**ਭੈ ਬਿਨੁ ਲਾਗਿ ਨ ਲਗਈ ਨਾ ਮਨੁ ਨਿਰਮਲੁ ਹੋਇ ॥ ਬਿਨੁ ਭੈ ਕਰਮ ਕਮਾਵਣੇ ਝੂਠੇ ਠਾਉ ਨ ਕੋਇ ॥੧੪॥ (੪੨੨)**

ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ ਅਤੇ ਗੁਰੂ ਦਾ ਰਿਸਤੇਦਾਰ ਹੈ, ਜਿਹੜਾ ਗੁਰੂ ਦੀ ਰੜਾ ਵਿੱਚ ਤੁਰਦਾ ਹੈ। ਪਰ ਜਿਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿਛੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ ਦੁਖੀ ਹੋ ਕੇ ਪਛਤਾਂਦਾ ਹੈ। ਪਰਮਾਤਮਾ ਦੇ ਭਗਤ ਸੁੱਖੀ ਜੀਵਨ ਬਤੀਤ ਕਰਦੇ ਹਨ। ਪਰਮਾਤਮਾ ਆਪ ਉਨ੍ਹਾਂ ਦੇ ਜਨਮਾਂ ਜਨਮਾਂ ਦੇ ਦੁਖ ਪਾਪ ਕੱਟ ਦੇਂਦਾ ਹੈ, ਤੇ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਮਿਲਾ ਲੈਂਦਾ ਹੈ।

**ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧੁਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ  
ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ**

**ਸੁਹੇਲੇ ਭਾਈ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੋਲਿ ਸਿਲਾਈ॥ ਰਹਾਉ॥ (੬੦੧, ੬੦੨)**

ਅਸੀਂ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਿਰ ਵਿਚ ਮਗਨ ਰਹਿੰਦੇ ਹਾਂ। ਅਸੀਂ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਇਸ ਲਈ ਸੁੱਖਾਂ ਦਾ ਦੇਣ ਵਾਲਾ ਗੁਰੂ ਆਪ ਹੀ ਮਿਹਰ ਕਰੇ, ਤੇ ਸਾਨੂੰ ਆਪਣੇ ਲੜ ਲਾ ਲਏ। ਆਤਮਿਕ ਸੁੱਖ ਪ੍ਰਾਪਤ ਕਰਨ ਲਈ, ਗੁਰੂ ਸਾਹਿਬ ਦੇ ਦੱਸੇ ਹੋਏ ਮਾਰਗ ਤੇ ਤੁਰਨਾ ਪਵੇਗਾ। ਇਸ ਲਈ ਪਰਮਾਤਮਾ ਦੀ ਸਿਫਤਿ-ਸਾਲਾਹ ਕਰਨ ਵਿੱਚ ਹੀ ਸਾਡਾ ਭਲਾ ਹੈ।

**ਧਨਸਰੀ ਮਹਲਾ ੪॥ ਹਮ ਅੰਧੂਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ॥ ਸਤਗੁਰ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ॥ ੧॥ ਗਰਸਿਖ ਮੀਤ ਚਲਹ ਗੁਰ ਚਾਲੀ॥ ਜੋ ਗੁਰ ਕਹੈ ਸੋਈ ਭਲ ਮਾਨਹ ਹਰਿ ਹਰਿ ਕਥਾ ਨਿਰਾਲੀ॥ ੧॥ ਰਹਾਉ॥ (੬੬੭, ੬੬੮)**

ਜਦੋਂ ਅਸੀਂ ਗੁਰਬਾਣੀ ਦੀ ਡੂੰਘਿਆਈ ਵਿੱਚ ਜਾਂਦੇ ਤਾਂ ਸਮਝ ਆਉਂਦੀ ਹੈ, ਕਿ ਨਾਮੁ ਅਤੇ ਹੁਕਮੁ ਵਿੱਚ ਜਿਆਦਾ ਅੰਤਰ ਨਹੀਂ। ਇਨ੍ਹਾਂ ਦਾ ਆਪਸੀ ਸਬੰਧ ਹੈ। ਇਸ ਦੇ ਪ੍ਰਮਾਣ ਲਈ ਕਈ ਸ਼ਬਦ ਗੁਰੂ ਗਰੰਥ ਸਾਹਿਬ ਵਿੱਚ ਅੰਕਿਤ ਹਨ। ਕੁਝ ਕੁ ਆਪ ਜੀ ਨਾਲ ਸਾਂਝੇ ਕੀਤੇ ਜਾ ਰਹੇ ਹਨ। ਗੁਰਮਤਿ ਅਨੁਸਾਰ ਸਤਸੰਗਤਿ ਉਹ ਹੈ, ਜਿੱਥੇ ਸਿਰਫ਼ ਪਰਮਾਤਮਾ ਦਾ ਨਾਮ ਸਲਾਹਿਆ ਜਾਂਦਾ ਹੈ। ਨਾਮੁ ਹੁਕਮੁ ਹੈ, ਜਿਸ ਦਾ ਗੁਰੂ ਕੋਲੋਂ ਪਤਾ ਲਗਦਾ ਹੈ। ਭਾਵ ਇਹ ਹੁਕਮੁ ਗੁਰਬਾਣੀ ਰਾਹਿਂ ਹੀ ਬੁਝਿਆ ਜਾ ਸਕਦਾ ਹੈ। ਨਾਮੁ ਤੇ ਹੁਕਮੁ ਦੀ ਸੋਝੀ ਸਤਸੰਗਤਿ ਵਿੱਚ ਹੁੰਦੀ ਹੈ।

**ਸਤਸੰਗਤਿ ਕੈਸੀ ਜਾਣੀਐ॥ ਜਿਥੈ ਏਕੈ ਨਾਮੁ ਵਖਾਣੀਐ॥ ਏਕੈ ਨਾਮੁ ਹੁਕਮੁ ਹੈ ਨਨਕ ਸਤਿਗੁਰ ਦੀਆ ਬੁਝਾਇ ਜੀਓ॥ ੫॥ (੨੧-੨੨)**

**ਸਾਰੀ ਸ੍ਰਿਸ਼ਟੀ ਵਿਚ ਉਸ ਪ੍ਰਭੂ ਦਾ ਹੀ ਹੁਕਮੁ ਚੱਲ ਰਿਹਾ ਹੈ, ਸਾਰੀ ਸ੍ਰਿਸ਼ਟੀ ਵਿਚ ਨੀਵੋਂ ਤੋਂ ਨੀਵੋਂ ਥਾਵਾਂ ਵਿੱਚ ਭੀ ਤੇਰਾ ਹੀ ਨਾਮ ਵੱਜ ਰਿਹਾ ਹੈ। ਸਭ ਜੀਵਾਂ ਵਿੱਚ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹੀ ਜੀਵਨ-ਰੌਂ ਰੁਮਕ ਰਹੀ ਹੈ। ਜਿਸ ਕਿਸੇ ਨੂੰ ਮਿਲਦਾ ਹੈ, ਉਹ ਅਬਿਨਾਸੀ ਪ੍ਰਭੂ ਆਪਣੀ ਮਿਹਰ ਨਾਲ ਹੀ ਮਿਲਦਾ ਹੈ। ਸਾਰੀ ਸ੍ਰਿਸ਼ਟੀ ਵਿਚ, ਉਸ ਪ੍ਰਭੂ ਦਾ ਹੀ ਹੁਕਮੁ ਵੀ ਚੱਲ ਰਿਹਾ ਹੈ ਤੇ ਨਾਮੁ ਵੀ ਵੱਜ ਰਿਹਾ ਹੈ। ਮਲਾਰ ਮਹਲਾ ੧॥ ਚਹੁ ਦਿਸਿ ਹੁਕਮੁ ਵਰਤੈ ਪ੍ਰਭ ਤੇਰਾ ਚਹੁ ਦਿਸਿ ਨਾਮੁ ਪਤਾਲੰ॥ ਸਭ ਮਹਿ ਸਬਦੁ ਵਰਤੈ ਪ੍ਰਭ ਸਾਚਾ ਕਰਮਿ ਮਿਲੈ ਬੈਆਲੰ॥ (੧੨੨੫)**

ਸਾਰੇ ਜੀਆ ਜੰਤ, ਜਗਤ ਦੇ ਸਾਰੇ ਭਾਗ, ਵੇਦ, ਪੁਰਾਣ ਸਿਮ੍ਰਿਤੀਆਂ, ਸਾਰੇ ਅਕਾਸ਼ ਪਤਾਲ, ਸਾਰੇ ਸਰੀਰ, ਤਿੰਨੇ ਭਵਨ ਤੇ ਚੌਦੂਂ ਲੋਕ, ਅਕਾਲ ਪੁਰਖ ਦੇ ਨਾਮੁ ਦੇ ਆਸਰੇ ਟਿਕਾਏ ਹੋਏ ਹਨ।

**ਨਾਮ ਕੇ ਧਾਰੇ ਸਗਲੇ ਜੰਤ॥ ਨਾਮ ਕੇ ਧਾਰੇ ਖੰਡ ਬ੍ਰਹਮੰਡ॥ (੨੮੪)**

ਗੁਰਬਾਣੀ ਵਿੱਚ ਸ੍ਰਿਸ਼ਟੀ ਦੀ ਰਚਨਾ, ਜਿੱਥੇ ਨਾਮੁ ਦੇ ਆਸਰੇ ਦੱਸੀ ਗਈ ਹੈ। ਕਈ ਸ਼ਬਦਾਂ ਵਿੱਚ ਉਹੀ ਰਚਨਾ ਹੁਕਮੁ ਅਨੁਸਾਰ ਹੁੰਦੀ ਕਿਹਾ ਗਿਆ ਹੈ। ਆਕਾਸ਼ ਤੇ ਪਾਤਾਲ ਦੇ ਵਿਚਲਾ ਸਾਰਾ ਜਗਤ-ਰੂਪ ਤਖ਼ਤ ਪ੍ਰਭੂ ਨੇ ਹੀ ਬਣਾਇਆ ਹੈ, ਉਸ ਨੇ ਆਪਣੇ ਹੁਕਮ ਵਿੱਚ ਹੀ ਧਰਤੀ ਜੀਵਾਂ ਦੇ ਧਰਮ ਕਮਾਣ ਲਈ ਥਾਂ ਬਣਾਈ ਹੈ। ਆਪ ਹੀ ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈ। ਪ੍ਰਭੂ ਦਾ ਹੁਕਮੁ ਅਨੋਖਾ ਹੈ ਕਿ ਸਭ ਜੀਵਾਂ ਨੂੰ ਰਿਜ਼ਕ ਪਹੁੰਚਾਉਂਦਾ ਹੈ, ਹਰ ਥਾਂ ਖੂਦ ਆਪ ਮੌਜੂਦ ਹੈ ਤੇ ਆਪ ਹੀ ਜੀਵਾਂ ਦੀ ਪਾਲਣਾ ਕਰਦਾ ਹੈ।

**ਪਉੜੀ॥ ਆਪੇ ਤਖਤੁ ਰਚਾਇਓ ਆਕਾਸ਼ ਪਤਾਲ॥ ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ॥ ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ॥ ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ॥ ੧॥ (੨੯੫)**

ਫਰੀਦ ਸਾਹਿਬ ਬਾਣੀ ਵਿੱਚ ਸਮਝਾਉਂਦੇ ਹਨ ਕਿ ਜਿਨ੍ਹਾਂ ਨੇ ਪਾਲਣਹਾਰ, ਬੇਅੰਤ ਅਤੇ ਅਪਹੁੰਚ ਦੇ ਸਚੁ ਨੂੰ ਸਮਝ ਲਿਆ ਹੈ, ਮੈਂ ਉਨ੍ਹਾਂ ਦੇ ਪੈਰ ਚੁੰਮਦਾ ਹਾਂ।

**ਪਰਵਦਗਾਰ ਅਪਾਰ ਅਗਮ ਬੇਅੰਤੁ ਤੁ॥ ਜਿਨਾ ਪਛਾਤਾ ਸਚੁ ਰੁੰਮਾ ਪੈਰ ਮੁੰ॥ (੪੮੮)**

ਕਬੀਰ ਸਾਹਿਬ ਆਪਣੀ ਰਚਨਾ ਵਿੱਚ ਸਮਝਾਉਂਦੇ ਹਨ ਕਿ ਅਸਲੀ ਮਨੁੱਖ ਉਹੀ ਹੈ ਜੋ ਕਿ ਅਕਾਲ ਪੁਰਖ ਦੇ ਹੁਕਮੁ ਨੂੰ ਸਮਝਣ ਦੀ ਦਿਸ਼ਾ ਵਲ ਜਾਂਦਾ ਹੈ।

**ਹੁਕਮੁ ਪਛਾਨੈ ਸੁ ਏਕੈ ਜਾਨੈ ਬੰਦਾ ਕਹੀਐ ਸੋਈ॥ ੩॥ (੧੩੫੦)**

ਇਨ੍ਹਾਂ ਦੋਹਾਂ ਸ਼ਬਦਾਂ ਨੂੰ ਸਾਂਝੇ ਵੇਖਿਆ ਜਾਵੇ ਤਾਂ ਸਮਝ ਆਉਂਦੀ ਹੈ ਕਿ ਹੁਕਮੁ ਤੇ ਸਚੁ ਦਾ ਵੀ ਆਪਸੀ ਸਬੰਧ ਹੈ। ਇਸ ਲਈ ਅਸੀਂ ਕਹਿ ਸਕਦੇ ਹਾਂ ਕਿ ਗੁਰਬਾਣੀ ਅਨੁਸਾਰ **ਨਾਮੁ, ਹੁਕਮੁ ਅਤੇ ਸਚੁ** ਦਾ ਆਪਸੀ ਸਬੰਧ ਹੈ। ਇਨ੍ਹਾਂ ਵਿੱਚ ਵੀ ਜਿਆਦਾ ਅੰਤਰ ਨਹੀਂ।

ਅਕਾਲ ਪੁਰਖ ਹਰ ਵੇਲੇ ਸੰਸਾਰ ਦੇ ਬੇਅੰਤ ਜੀਵਾਂ ਨੂੰ ਅਤੁੱਟ ਪਦਾਰਥ ਤੇ ਰਿਜ਼ਕ ਪਹੁੰਚਾ ਰਿਹਾ ਹੈ। ਭਾਵੇਂ ਜੀਵ ਲੈ ਲੈ ਕੇ ਥੱਕ ਪੈਂਦੇ ਹਨ, ਪਰ ਉਹ ਨਿਰੰਕਾਰ ਸਦਾ ਵੇਪਰਵਾਹ ਹੈ ਤੇ ਉਹ ਸਦਾ ਖਿੜਿਆ ਹੋਇਆ ਰਹਿੰਦਾ ਹੈ। ਹੁਕਮ ਵਾਲੇ ਰੱਬ ਦਾ ਹੁਕਮੁ ਹੀ ਸੰਸਾਰ ਦੀ ਕਾਰ ਵਾਲਾ ਰਸਤਾ ਚਲਾ ਰਿਹਾ ਹੈ। ਇਸ ਨੂੰ ਸਇੰਸ ਦੀ ਭਾਸ਼ਾ ਵਿੱਚ ਕੁਦਰਤ ਦਾ ਚੱਕਰ ਕਹਿ ਸਕਦੇ ਹਾਂ। ਕਿਤਾਬਾਂ ਵਿੱਚ ਭਾਵੇਂ ਅਸੀਂ ਆਕਸੀਜਨ ਸਾਈਕਲ ਜਾਂ ਨਾਈਟਰੋਜਨ ਸਾਈਕਲ ਪੜ੍ਹਦੇ ਹਾਂ, ਕਿ ਕਿਸ ਤਰ੍ਹਾਂ ਇਹ ਇਕ ਅਵਸਥਾ ਤੋਂ ਦੂਸਰੀ ਅਵਸਥਾ ਵਿੱਚ ਜੀਵਾਂ ਜਾਂ ਪਦਾਰਥਾਂ ਵਿੱਚੋਂ ਵਿਚਰਦੇ ਹਨ। ਅਕਾਲ ਪੁਰਖ ਦੇ ਹੁਕਮੁ ਅਨੁਸਾਰ ਇਸ ਤਰ੍ਹਾਂ ਦੇ ਅਨੇਕਾਂ ਹੀ ਸਾਈਕਲ ਚਲ ਰਹੇ ਹਨ ਜਿਨ੍ਹਾਂ ਵਿੱਚੋਂ ਅਸੰਖਾਂ ਜੀਵ ਪੈਦਾ ਹੁੰਦੇ ਹਨ ਜਾਂ ਮਰਦੇ ਹਨ। ਅਣਗਿਣਤ ਪਦਾਰਥ ਇਕ ਅਵਸਥਾ ਤੋਂ ਦੁਸਰੀ ਅਵਸਥਾ ਵਿੱਚ ਤਪਦੀਲ ਹੁੰਦੇ ਰਹਿੰਦੇ ਹਨ।

**ਦੇਦਾ ਦੇ ਲੈਂਦੇ ਥਕਿ ਪਾਹਿ॥ ਜੁਗਾ ਜੁਗੰਤਰਿ ਖਾਹੀ ਖਾਹਿ॥ ਹੁਕਮੀ ਹੁਕਮੁ ਚਲਾਏ ਰਾਹੁ॥ ਨਨਕ ਵਿਗਸੈ ਵੇਪਰਵਾਹੁ॥ ੩॥ (੨)**

ਕਈ ਵਾਰੀ ਅਸੀਂ ਮਨ ਵਿੱਚ, ਇਹ ਵਿਚਾਰ ਲੈ ਕੇ ਚਲਦੇ ਹਾਂ, ਕਿ ਸਭ ਕੁਝ ਅਕਾਲ ਪੁਰਖੁ ਕਰ ਰਿਹਾ ਹੈ ਇਸ ਲਈ ਸਾਨੂੰ ਕੁਝ ਕਰਨ ਦੀ ਲੋੜ ਨਹੀਂ। ਹੱਥ ਤੇ ਹੱਥ ਧਰ ਕੇ ਬੈਠ ਜਾਉ ਸਭ ਕੁਝ ਆਪਣੇ ਆਪ ਹੋ ਜਾਵੇਗਾ। ਪਰੰਤੂ ਅਜੇਹਾ ਕੁਝ ਨਹੀਂ ਹੋ ਸਕਦਾ ਹੈ।

ਧਰਮ ਖੰਡ ਦੀ ਅਵਸਥਾ ਦੱਸਦੇ ਹੋਏ ਗੁਰੂ ਸਾਹਿਬ ਸਮਝਾਉਂਦੇ ਹਨ, ਕਿ ਰਾਤਾਂ, ਰੁੱਤਾਂ, ਥਿਤਾਂ ਅਤੇ ਵਾਰ, ਹਵਾ, ਪਾਣੀ, ਅੱਗ ਅਤੇ ਪਾਤਾਲ, ਦੇ ਇਕੱਠ ਵਿਚ ਅਕਾਲ ਪੁਰਖੁ ਨੇ ਧਰਤੀ ਨੂੰ ਧਰਮ ਕਮਾਣ ਦਾ ਅਸਥਾਨ ਬਣਾ ਕੇ ਟਿਕਾ ਦਿੱਤਾ ਹੈ। ਇਸ ਧਰਤੀ ਉੱਤੇ ਕਈ ਜੁਗਤੀਆਂ ਅਤੇ ਰੰਗਾਂ ਦੇ ਜੀਵ ਵੱਸਦੇ ਹਨ, ਜਿਨ੍ਹਾਂ ਦੇ ਅਨੇਕਾਂ ਤੇ ਅਨਗਿਣਤ ਹੀ ਨਾਮ ਹਨ। ਇਨ੍ਹਾਂ ਅਨੇਕਾਂ ਨਾਵਾਂ ਤੇ ਰੰਗਾਂ ਵਾਲੇ ਜੀਵਾਂ ਦੇ ਆਪੋ-ਆਪਣੇ ਕੀਤੇ ਹੋਏ ਕਰਮਾਂ ਅਨੁਸਾਰ ਅਕਾਲ ਪੁਰਖ ਦੇ ਦਰ ਤੇ ਨਿਬੇੜਾ ਹੁੰਦਾ ਹੈ, ਜਿਸ ਵਿਚ ਕੋਈ ਉਕਾਈ ਨਹੀਂ ਹੁੰਦੀ, ਕਿਉਂਕਿ ਨਿਆਂ ਕਰਨ ਵਾਲਾ ਅਕਾਲ ਪੁਰਖੁ ਆਪ ਸੱਚਾ ਹੈ, ਉਸਦਾ ਦਰਬਾਰ ਭੀ ਸੱਚਾ ਹੈ। ਉਸ ਦਰਬਾਰ ਵਿਚ ਉਹੀ ਸੇਵਕ ਪਰਤੱਖ ਤੌਰ ਤੇ ਸੋਭਦੇ ਹਨ, ਜਿਨ੍ਹਾਂ ਨੇ ਸੁਣਿਐ ਅਤੇ ਮੰਨਿਐ ਦੀ ਅਵਸਥਾ ਪਾਰ ਕਰ ਲਈ ਹੈ। ਮਿਹਰ ਦੀ ਨਜ਼ਰ ਕਰਨ ਵਾਲੇ ਅਕਾਲ ਪੁਰਖ ਦੀ ਬਖਸ਼ਸ਼ ਨਾਲ, ਉਨ੍ਹਾਂ ਦੇ ਮੱਥੇ ਉੱਤੇ ਵਡਿਆਈ ਦਾ ਨਿਸ਼ਾਨ ਚਮਕ ਪੈਂਦਾ ਹੈ। ਇੱਥੋਂ ਸੰਸਾਰ ਵਿਚ ਕਿਸੇ ਦਾ ਵੱਡਾ ਛੋਟਾ ਅਖਵਾਣਾ ਕਿਸੇ ਅਰਥ ਨਹੀਂ। ਅਸਲ ਵਿਚ ਕੌਂਧ ਪੱਕਾ ਹੈ ਤੇ ਕੌਂਧ ਕੱਚਾ ਉਹ ਅਕਾਲ ਪੁਰਖੁ ਦੇ ਦਰ ਤੇ ਜਾ ਕੇ ਮਾਲੂਮ ਹੁੰਦਾ ਹੈ। ਇਹ ਸਭ ਕੁਝ ਅਕਾਲ ਪੁਰਖ ਦੇ ਹੁਕਮੁ ਨੂੰ ਸਮਝਿਆਂ ਹੀ ਪਤਾ ਲੱਗਦਾ ਹੈ।

**ਰਤੀ ਰੁਤੀ ਬਿਤੀ ਵਾਰ ॥ ਪਵਣ ਪਾਣੀ ਅਗਨੀ ਪਤਾਲ ॥ ਤਿਸੁ ਵਿਚਿ ਧਰਤੀ ਬਾਧਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ  
॥ ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ  
ਪਵੈ ਨੀਸਾਣੁ ॥ ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਧੈ ਜਾਇ ॥੩੪॥ (੨)**

ਕੁਦਰਤ ਦੇ ਅਸੂਲਾ ਦੀ ਬਹੁਤ ਡੁੱਧਿਆਈ ਹੈ, ਜਿਸ ਅਨੁਸਾਰ ਸਿਸ਼ਟੀ ਦੇ ਸਾਰੇ ਕਾਰਜ ਹੋ ਰਹੇ ਹਨ। ਸਇੰਸ ਦੁਆਰਾ ਜਾਂ ਅਸੀਂ ਆਪਣੀ ਮੱਤ ਨਾਲ, ਕੁਝ ਸੀਮਾਂ ਤਕ ਹੀ ਜਾਣ ਸਕਦੇ ਹਾਂ। ਜਿਥੋਂ ਤਕ ਸਾਡੀ ਸਮਝ ਕੰਮ ਕਰਦੀ ਹੈ। ਉਥੋਂ ਤਕ ਤਾਂ ਅਸੀਂ ਆਪਣੇ ਆਪ ਨੂੰ ਕਰਤੇ ਤੋਂ ਘੱਟ ਨਹੀਂ ਗਿਣਦੇ ਹਾਂ। ਉਸ ਤੋਂ ਅੱਗੇ ਅਸੀਂ ਕਰਤਾਰ ਉੱਪਰ ਸੁਟ ਦਿੰਦੇ ਹਾਂ, ਕਿਉਂਕਿ ਸਾਡਾ ਵੱਸ ਨਹੀਂ ਚਲਦਾ ਹੈ, ਜਿਸ ਕਰਕੇ ਅਸੀਂ ਗੁਰੂ ਸਾਹਿਬ ਦੀ ਦਿੱਤੀ ਹੋਏ ਮਾਰਗ ਤੇ ਚਲਣ ਦੀ ਬਜਾਏ ਭਰਮਾਂ ਵਿੱਚ ਫਸ ਜਾਂਦੇ ਹਾਂ। ਅਕਾਲ ਪੁਰਖੁ ਦੇ ਭੇਦ ਨੂੰ ਸਮਝਣ ਲਈ ਸਾਰਿਆ ਵਿੱਚ ਉਸ ਅਕਾਲ ਪੁਰਖੁ ਨੂੰ ਵੇਖਣਾ ਹੈ। ਗੁਰੂ ਦੇ ਅੱਗੇ ਆਪਣੇ ਆਪ ਨੂੰ ਅਰਪਨ ਕਰਨਾ ਹੈ। ਗੁਰਬਾਣੀ ਨੂੰ ਗਾਇਨ ਕਰਨਾ ਹੈ ਤਾਂ ਜੋ ਗੁਰੂ ਦਾ ਸ਼ਬਦ ਹਿਰਦੇ ਵਿੱਚ ਵੱਸ ਜਾਵੇ, ਜਿਸ ਸਦਕਾ ਹੁਕਮੁ ਦੀ ਸੋਝੀ ਆ ਸਕੇ।

**ਜੇ ਕਰ ਉਪਰ ਲਿਖੀਆਂ, ਗੁਰਬਾਣੀ ਦੀਆਂ ਹੁਕਮੁ ਸਬੰਧੀ ਸਿਖਿਆਵਾਂ, ਨੂੰ ਇਕੱਠਾ ਕਰੀਏ ਤਾਂ ਅਸੀਂ ਸੰਖੇਪ ਵਿਚ ਕਹਿ ਸਕਦੇ ਹਾਂ ਕਿ**

- ਹਰੇਕ ਜੀਵ ਰੱਬ ਦੇ ਹੁਕਮੁ ਵਿਚ ਹੀ ਹੈ। ਅਕਾਲ ਪੁਰਖੁ ਦੇ ਹੁਕਮੁ ਅਨੁਸਾਰ ਸਾਰੇ ਸਰੀਰ ਬਣਦੇ ਹਨ, ਸਾਰੇ ਜੀਵ ਪੈਦਾ ਹੁੰਦੇ ਹਨ, ਰੱਬ ਦੇ ਦਰ ਤੇ ਸੋਭਾ ਮਿਲਦੀ ਹੈ, ਕੋਈ ਮਨੁੱਖ ਚੰਗਾ ਬਣ ਜਾਂਦਾ ਹੈ ਤੇ ਕੋਈ ਭੈੜਾ, ਆਪਣੇ ਕੀਤੇ ਹੋਏ ਕਰਮਾਂ ਦੇ ਲਿਖੇ ਅਨੁਸਾਰ ਦੁਖ ਤੇ ਸੁਖ ਭੋਗੀਦੇ ਹਨ, ਪਰ ਇਹ ਹੁਕਮੁ ਦਸਿਆ ਨਹੀਂ ਜਾ ਸਕਦਾ ਕਿ ਕਿਹੋ ਜਿਹਾ ਹੈ।
- ਜੇ ਕੋਈ ਮਨੁੱਖ ਅਕਾਲ ਪੁਰਖੁ ਦੇ ਹੁਕਮੁ ਨੂੰ ਸਮਝ ਲਏ ਤਾਂ ਫਿਰ ਉਹ ਹਉਮੈ ਵਾਲਾ ਜੀਵਨ ਛੱਡ ਦਿੰਦਾ ਹੈ।
- ਜਿਹੜਾ ਗੁਰੂ ਦੀ ਮੱਤ ਰਾਹੀਂ ਹੁਕਮੁ ਨੂੰ ਨਹੀਂ ਸਮਝਦਾ ਹੈ ਉਹ ਜੀਵਨ ਵਿੱਚ ਦੁਖ ਹੀ ਪ੍ਰਾਪਤ ਕਰਦਾ ਹੈ। ਅਗਿਆਨਤਾ ਕਰਕੇ ਧੋਖੇ ਵਿੱਚ ਰਹਿੰਦਾ ਹੈ ਤੇ ਮਾਇਆ ਦੀ ਨੀਂਦ ਵਿੱਚ ਮਨੁੱਖਾ ਜੀਵਨ ਅਜਾਈਂ ਗਵਾ ਲੈਂਦਾ ਹੈ।
- ਖਾਲਸਾ ਅਕਾਲ ਪੁਰਖੁ ਦੇ ਨਿਯਮ ਅਤੇ ਗੁਰਬਾਣੀ ਦੀ ਮਰਯਾਦਾ ਅਨੁਸਾਰ ਚਲਦਾ ਹੈ। ਗੁਰੂ ਦੇ ਸ਼ਬਦ ਨੂੰ ਹਿਰਦੇ ਵਿੱਚ ਵਸਾਣ ਨਾਲ ਹੀ ਹੁਕਮੁ ਸਮਝਿਆ ਜਾ ਸਕਦਾ ਹੈ।
- ਆਸਲੀ ਮਨੁੱਖ ਉਹੀ ਹੈ ਜੋ ਕਿ ਸਾਰਿਆ ਵਿੱਚ ਉਸ ਅਕਾਲ ਪੁਰਖੁ ਨੂੰ ਵੇਖਦਾ ਹੈ। ਅਕਾਲ ਪੁਰਖੁ ਦੇ ਹੁਕਮੁ ਨੂੰ ਬੁਝਣ ਲਈ ਅਤੇ ਉਸ ਅਨੁਸਾਰ ਚਲਣ ਲਈ ਸਾਨੂੰ ਆਪਣੇ ਅੰਦਰ ਨਿਰਭਉ ਤੇ ਨਿਰਵੈਰ ਦੇ ਗੁਣ ਪੈਦਾ ਕਰਨੇ ਜ਼ਰੂਰੀ ਹਨ। ਸਿੱਖ ਨੇ ਪ੍ਰਮਾਤਮਾ ਨਾਲ ਨਿਰਮਲ ਭਉ ਦਾ ਰਿਸਤਾ ਕਾਇਮ ਕਰਨਾ ਹੈ।
- ਗੁਰੂ ਸਾਹਿਬ ਦੀ ਮਿਹਰ ਸਦਕਾ, ਅਕਾਲ ਪੁਰਖੁ ਨੂੰ ਆਪਣਾ ਪਿਤਾ ਬਣਾ ਕੇ ਮਨੁੱਖ ਇਸ ਦੁਨੀਆਂ ਵਿੱਚ ਨਿਡੱਰ ਹੋ ਕੇ ਵਿਚਰ ਸਕਦਾ ਹੈ।
- ਗੁਰਬਾਣੀ ਅਨੁਸਾਰ ਨਾਮੁ ਅਤੇ ਹੁਕਮੁ ਵਿੱਚ ਜਿਆਦਾ ਅੰਤਰ ਨਹੀਂ। ਇਨ੍ਹਾਂ ਦਾ ਆਪਸੀ ਸਬੰਧ ਹੈ।
- ਨਾਮੁ ਤੇ ਹੁਕਮੁ ਦੀ ਸੋਝੀ ਸਤਸੰਗਤਿ ਵਿੱਚ ਹੁੰਦੀ ਹੈ।
- ਸਾਰੇ ਜੀਆ ਜੰਤ, ਸਾਰੀ ਸਿਸ਼ਟੀ, ਸਾਰੇ ਅਕਾਲ ਪਤਾਲ, ਤਿੰਨੇ ਭਵਨ ਤੇ ਚੌਦੂਂ ਲੋਕ, ਅਕਾਲ ਪੁਰਖੁ ਦੇ ਨਾਮੁ ਦੇ ਆਸਰੇ ਟਿਕਾਏ ਹੋਏ ਹਨ।
- ਸਾਰਾ ਜਗਤ ਪ੍ਰਭੂ ਨੇ ਆਪਣੇ ਹੁਕਮੁ ਵਿੱਚ ਹੀ ਜੀਵਾਂ ਦੇ ਧਰਮ ਕਮਾਣ ਲਈ ਬਣਾਇਆ ਹੈ। ਆਪਣੇ ਹੁਕਮੁ ਅਨੁਸਾਰ ਉਹ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ ਨਾਸ ਕਰਦਾ ਹੈ।
- ਗੁਰਬਾਣੀ ਅਨੁਸਾਰ ਨਾਮੁ ਹੁਕਮੁ ਅਤੇ ਸਚੁ ਦਾ ਆਪਸੀ ਸਬੰਧ ਹੈ। ਇਨ੍ਹਾਂ ਵਿੱਚ ਵੀ ਜਿਆਦਾ ਅੰਤਰ ਨਹੀਂ।

ਇਸ ਲਈ ਸਭ ਤੋਂ ਪਹਿਲਾਂ ਅਕਾਲ ਪੁਰਖੁ ਦੇ ਹੁਕਮੁ ਨੂੰ ਪਛਾਨਣਾ ਹੈ।

### ਹੁਕਮੁ ਪਛਾਨੈ ਸੁ ਏਕੋ ਜਾਨੈ ਬੰਦਾ ਕਰੀਐ ਸੋਈ ॥੩॥ (੧੩੫੦)

ਹੁਕਮੁ ਦੀ ਪਛਾਣ ਤਾਂ ਹੀ ਹੋ ਸਕਦੀ ਹੈ ਜੇ ਕਰ ਗੁਰੂ ਦੀ ਮੱਤ ਨੂੰ ਸੁਣਿਆ ਜਾਵੈ। ਉਸ ਲਈ ਜਪੁਜੀ ਸਾਹਿਬ ਜੀ ਦੀਆਂ ਸੁਣਿਐ ਦੀਆਂ ਚਾਰ ਪੌੜੀਆਂ (੮ ਤੋਂ ੧੧) ਨੂੰ ਸਮਝਣਾ ਤੇ ਵਿਚਾਰਨਾ ਪਵੇਗਾ। ਸੁਣਨ ਤੋਂ ਬਾਅਦ ਮੰਨਣਾਂ ਵੀ ਹੈ ਇਸ ਲਈ ਮੰਨੇ ਤੇ ਮੰਨੇ ਦੀਆਂ ਚਾਰ ਪੌੜੀਆਂ (੧੨ ਤੋਂ ੧੫) ਨੂੰ ਵੀ ਸਮਝਣਾਂ ਤੇ ਵਿਚਾਰਨਾ ਪਵੇਗਾ। ਤਾਂ ਹੀ ਉਸ ਦੇ ਦਰ ਤੇ ਪਰਵਾਨ ਹੋ ਸਕਦੇ ਹਨ।

### ਹੁਕਮਿ ਮੰਨਿਐ ਹੋਵੈ ਪਰਵਾਨ ਤਾ ਖਸਮੈ ਕਾ ਮਹਲੁ ਪਾਇਸੀ ॥ (੮੭੧)

ਜਦੋਂ ਮਨੁੱਖ ਦੀ ਅਵਸਥਾਂ ਮੰਨੇ ਤਕ ਪਹੁੰਚ ਜਾਂਦੀ ਹੈ ਤਾਂ ਉਹ “ਪੰਚ ਪਰਵਾਨ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥” (੩) ਦੀ ਅਵਸਥਾ ਵਲ ਚੱਲ ਪੈਂਦਾ ਹੈ।

ਅਕਾਲ ਪੁਰਖੁ ਦੇ ਹੁਕਮੁ ਨੂੰ ਕਿਸ ਤਰ੍ਹਾਂ ਪਛਾਨਣਾ ਤੇ ਉਸ ਲਈ ਕੀ ਕਰਨਾ ਹੈ? ਪਰਾਇਆ ਰੂਪ ਤਕਣ ਦੀ ਵਾਦੀ ਵਲੋਂ ਇਨ੍ਹਾਂ ਅੱਖਾਂ ਨੂੰ ਹਟਾ ਕੇ ਜਗਤ ਵਿੱਚ ਪ੍ਰਮਾਤਮਾ ਨੂੰ ਵੇਖਣਾ ਹੈ। ਨਿੰਦਾ ਸੁਣਨ ਦੀ ਵਾਦੀ ਤੋਂ ਹਟਾ ਕੇ ਕੰਨ ਨੂੰ ਸੱਚ ਸੁਣਨ ਲਈ ਵਰਤਣਾ ਹੈ। ਪੈਰਾਂ ਨੂੰ ਮੰਦੇ ਪਾਸੇ ਵਲ ਦੌੜਨ ਤੋਂ ਰੋਕਣਾ ਹੈ। ਹੱਥਾਂ ਨੂੰ ਪਰਾਇਆ ਨੁਕਸਾਨ ਕਰਨ ਤੋਂ ਰੋਕਣਾ ਹੈ। ਜੀਭ ਨੂੰ ਕਿਸੇ ਦੀ ਨਿੰਦਾ ਕਰਨ ਦੀ ਵਾਦੀ ਤੋਂ ਹਟਾਉਣਾ ਹੈ। ਇਸ ਤਰ੍ਹਾਂ ਜਿਉਂਦਿਆਂ ਹੋਇਆ ਵੀ ਮਰਨਾ ਹੈ। ਇਸ ਤਰ੍ਹਾਂ ਪ੍ਰਭੂ ਦਾ ਹੁਕਮੁ ਪਛਾਣ ਕੇ ਉਸ ਨੂੰ ਮਿਲਿਆ ਜਾ ਸਕਦਾ ਹੈ। ਭਾਵ ਪ੍ਰਭੂ ਵਲੋਂ ਦਿਤੀਆਂ ਅੱਖਾਂ, ਕੰਨਾਂ, ਪੈਰਾਂ, ਹੱਥਾਂ, ਜੀਭ ਆਦਿਕ ਇੰਦ੍ਰਿਆਂ ਨੂੰ ਗੁਰਬਾਣੀ ਵਿੱਚ ਦੱਸੇ ਗਏ ਮਾਰਗ ਅਨੁਸਾਰ ਵਰਤਣਾ ਹੈ।

**ਸਲੋਕ ਮਃ ੨ ॥ ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥ ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ ॥ ਜੀਭੈ ਬਾਝਹੁ ਬੋਲਣਾ ਇਉ ਜੀਵਤ ਮਰਣਾ ॥ ਨਨਕ ਹੁਕਮੁ ਪਛਾਣਿ ਕੈ ਤਉ ਖਸਮੈ ਪਿਲਣਾ ॥੧॥ (੧੩੯)**

ਭਾਈ ਗੁਰਦਾਸ ਜੀ ਨੇ ਵੀ ਆਪਣੀ ਰਚਨਾ ਵਿੱਚ ਇਹੀ ਸਮਝਾਇਆ ਹੈ ਕਿ ਹੁਕਮੁ ਕਮਾਉਣ ਕਈ ਗੁਰੂ ਦੇ ਸ਼ਬਦ ਵਿੱਚ ਆਪਣੀ ਲਿਵ ਲਾਉਂਣੀ ਹੈ।

### ਸ਼ਬਦ ਸੁਰਤਿ ਲਿਵ ਲਾਇ ਹੁਕਮ ਕਮਾਇਆ॥ (੩-੨੦)

ਭਾਈ ਗੁਰਦਾਸ ਜੀ ਨੇ ਇਹ ਵੀ ਸਮਝਾਇਆ ਹੈ ਕਿ ਹੁਕਮੁ ਅਤੇ ਰਜਾ ਵਿੱਚ ਚੱਲਣ ਦਾ ਤਰੀਕਾ ਸਮਝਣ ਲਈ ਗੁਰਬਾਣੀ ਦੀ ਵਿਚਾਰ ਬਹੁਤ ਜਰੂਰੀ ਹੈ।

### ਹੁਕਮ ਰਜਾਈ ਚਲਣਾ ਗੁਰ ਸ਼ਬਦ ਵੀਚਾਰੀ॥ (੯-੩)

ਨਾਮੁ, ਹੁਕਮੁ ਅਤੇ ਸਚੁ ਨੂੰ ਸਮਝਣ ਲਈ ਸੱਚੀ ਬਾਣੀ ਹੀ ਗਾਇਨ ਕਰਨੀ ਪਵੇਗੀ।

**ਆਵਹੁ ਸਿਖ ਸਤਿਗੁਰੁ ਕੇ ਪਿਆਰਿਹੇ ਗਾਵਹੁ ਸਚੀ ਬਾਣੀ ॥ ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥ ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥ ਪੀਵਹੁ ਅੰਮ੍ਰਿਤੁ, ਸਦਾ ਰਹਹੁ ਹਰਿ ਰੰਗ, ਜਪਿਹੁ ਸਾਰਿਗਪਾਣੀ ॥ ਕਹੈ ਨਨਕੁ ਸਦਾ ਗਾਵਹੁ, ਏਹ ਸਚੀ ਬਾਣੀ**

॥੨੩॥ (੯੨੦)

ਗੁਰੂ ਸਾਹਿਬ ਨੇ ਚਿਤਾਵਨੀ ਵੀ ਦੇ ਦਿੱਤੀ ਕਿ ਕੱਚੀ ਬਾਣੀ ਪਰਵਾਨ ਨਹੀਂ।

**ਸਤਿਗੁਰ ਕੀ ਬਾਣੀ ਸਤਿ ਸਰੂਪੁ ਹੈ ਗੁਰਬਾਣੀ ਬਣੀਐ ॥ ਸਤਿਗੁਰ ਕੀ ਰੰਗੈ ਹੋਰਿ ਕਚੁ ਪਿਚੁ ਬੋਲਦੇ ਸੇ ਕੁੜਿਆਰ ਕੁੜੇ ਜੜਿ ਪੜੀਐ ॥**  
(੩੦੪)

ਇਸ ਲਈ ਜੇ ਕਰ ਅਸੀਂ ਅਜੇ ਵੀ ਕੱਚੀ ਬਾਣੀ ਦੇ ਮਨ ਪਰਚਾਵੇ ਪਿਛੇ ਭੱਜਦੇ ਹਾਂ, ਤਾਂ ਆਪਣਾ ਮਨੁੱਖਾ ਜੀਵਨ ਬਰਬਾਦ ਕਰ ਰਹੇ ਹਾਂ। ਬਾਣੀ ਨੂੰ ਖਾਲੀ ਮੂੰਹ ਦੇ ਬੋਲਣ ਤਕ ਹੀ ਸੀਮਿਤ ਨਹੀਂ ਰੱਖਣਾਂ ਹੈ, ਬਲਕਿ “**ਹਿਰਦੈ ਤਿਨਾ ਸਮਾਣੀ**” ਤਕ ਹੋਣੀ ਜਰੂਰੀ ਹੈ।

ਅਕਾਲ ਪੁਰਖੁ ਅੱਗੇ ਮਨੁੱਖ ਦਾ ਹੁਕਮ ਨਹੀਂ ਚਲ ਸਕਦਾ ਹੈ। ਸਿਰਫ ਉਸ ਅੱਗੇ ਬੇਨਤੀ ਹੀ ਕੀਤੀ ਜਾ ਸਕਦੀ ਹੈ।

**ਸਾਹਿਬ ਸੇਤੀ ਹੁਕਮ ਨ ਚਲੈ ਕਹੀ ਬਣੈ ਅਰਦਾਸਿ ॥ ਕੁੜਿ ਕਮਾਣੈ ਕੁੜੇ ਹੋਵੈ ਨਨਕ ਸਿਫਤਿ ਵਿਗਸਿ ॥੩॥ (੮੭੪)**

ਇਸ ਲਈ ਆਓ ਸਾਰੇ ਜਾਣੇ ਰੋਜਾਨਾਂ, ਗੁਰੂ ਸਾਹਿਬ ਅੱਗੇ ਹੁਕਮੁ ਦੀ ਪਹਿਚਾਨ ਲਈ ਅਰਦਾਸ ਕਰੀਏ ਅਤੇ ਗੁਰਬਾਣੀ ਰਾਹੀਂ ਦੱਸੇ ਹੋਏ ਮਾਰਗ ਤੇ ਚੱਲ ਕੇ ਉਸ ਅਕਾਲੁ ਪੁਰਖੁ ਦੇ ਹੁਕਮੁ ਅਨੁਸਾਰ ਆਪਣਾ ਜੀਵਨ ਸਫਲ ਕਰੀਏ।

**“ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਝੜਹਿ”**

(Dr. Sarbjit Singh)

RH1 / E-8, Sector-8, Vashi, Navi Mumbai - 400703.

Email = sarbjitsingh@yahoo.com,

Web= <http://www.geocities.ws/sarbjitsingh/>

<http://www.sikhmarg.com/article-dr-sarbjit.html>

( ਡਾ: ਸਰਬਜੀਤ ਸਿੰਘ )

ਆਰ ਐਚ ੧ / ਈ - ੮, ਸੈਕਟਰ - ੮, ਵਾਸੀ, ਨਵੀ ਮੁਬਾਈ - ੪੦੦੨੦੩.